



ਮਹੱਤਵਪੂਰਨ ਸੂਚਨਾ

- ਪਹਿਲੀ ਵਾਰ ਦੇ ਬਿਨੈਕਾਰਾਂ ਲਈ ਸਹਿਯੋਗ ਕਰਨ ਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਅਤੇ
- ਪਹਿਲੀ ਵਾਰ ਦੇ ਬਿਨੈਕਾਰਾਂ ਲਈ ਆਮ ਪ੍ਰਕਿਰਿਆ ਸੰਬੰਧੀ ਜਾਣਕਾਰੀ

ਸ਼ਰਣ ਦੀ ਪ੍ਰਕਿਰਿਆ ਦੌਰਾਨ ਅਧਿਕਾਰ ਅਤੇ ਜ਼ਿੰਮੇਵਾਰੀਆਂ

- ਰਾਸ਼ਟਰੀ ਨਿਰਦੇਸ਼ -

ਸਤਿਕਾਰਯੋਗ ਸਰ/ਮੈਡਮ,

ਤੁਸੀਂ ਜਰਮਨੀ ਦੇ ਸੰਘੀ ਗਣਰਾਜ ਵਿੱਚ ਸ਼ਰਣ ਲਈ ਅਰਜ਼ੀ ਦਿੱਤੀ ਹੈ ਅਤੇ ਤੁਸੀਂ ਹੁਣ ਵੀ ਅਰਜ਼ੀ ਜਮ੍ਹਾਂ ਕਰੋਗੇ। ਇਸ ਅਰਜ਼ੀ 'ਤੇ ਤੁਹਾਡੇ ਖੇਤਰ ਲਈ ਜ਼ਿੰਮੇਵਾਰ ਫੈਡਰਲ ਆਫਿਸ ਫਾਰ ਮਾਈਗ੍ਰੇਸ਼ਨ ਐਂਡ ਰਿਫਿਊਜੀਜ਼ ਦੇ ਬ੍ਰਾਂਚ ਆਫਿਸ ਦੁਆਰਾ ਕਾਰਵਾਈ ਕੀਤੀ ਜਾਵੇਗੀ (ਜਿਸਨੂੰ ਅੱਗੇ ਇਹ ਹਵਾਲਾ ਦਿੱਤਾ ਜਾਵੇਗਾ: ਸੰਘੀ ਦਫ਼ਤਰ)। ਯੂਰਪੀਅਨ ਯੂਨੀਅਨ ਏਜੰਸੀ ਫਾਰ ਅਸਾਇਲਮ (EUAA) ਦਾ ਜਾਣਕਾਰੀ ਪਰਚਾ "ਜੇ ਤੁਸੀਂ ਅੰਤਰਰਾਸ਼ਟਰੀ ਸੁਰੱਖਿਆ ਲਈ ਅਰਜ਼ੀ ਦੇਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੀ ਜਾਣਨ ਦੀ ਜ਼ਰੂਰਤ ਹੈ" ਪਹਿਲਾਂ ਹੀ ਤੁਹਾਨੂੰ ਸ਼ਰਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਤੁਹਾਨੂੰ ਸ਼ਰਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਤਰੀਕੇ ਬਾਰੇ ਹੇਠ ਲਿਖੀ ਜਾਣਕਾਰੀ ਵੀ ਪ੍ਰਾਪਤ ਹੋਵੇਗੀ।¹

1. ਤੁਹਾਡੀ ਰਿਹਾਇਸ਼ ਅਤੇ ਠਹਿਰਨ ਬਾਰੇ ਜਾਣਕਾਰੀ

ਰਿਸੈਪਸ਼ਨ ਸਹੂਲਤ ਵਿੱਚ ਰਿਹਾਇਸ਼ੀ ਜ਼ਿੰਮੇਵਾਰੀ §§ 47, 48, 49 ਸ਼ਰਣ ਕਾਨੂੰਨ (ਸ਼ਰਣ ਕਾਨੂੰਨ)

ਰਿਸੈਪਸ਼ਨ ਸਹੂਲਤ ਵਿੱਚ ਰਹਿਣ ਦੀ ਜ਼ਿੰਮੇਵਾਰੀ ਦੀ ਮਿਆਦ ਕਈ ਕਾਰਕਾਂ 'ਤੇ ਨਿਰਭਰ ਕਰਦੀ ਹੈ।

ਸ਼ਰਣ ਦੀ ਪ੍ਰਕਿਰਿਆ ਦੌਰਾਨ, ਤੁਹਾਨੂੰ ਫੈਡਰਲ ਆਫਿਸ ਫਾਰ ਮਾਈਗ੍ਰੇਸ਼ਨ ਐਂਡ ਰਿਫਿਊਜੀਜ਼ ਦੇ ਬ੍ਰਾਂਚ ਆਫਿਸ ਨੂੰ ਸੌਂਪੀ ਗਈ ਰਿਸੈਪਸ਼ਨ ਸਹੂਲਤ ਵਿੱਚ ਰਹਿਣਾ ਹੋਵੇਗਾ। ਜੇਕਰ ਸ਼ਰਣ ਦੀ ਅਰਜ਼ੀ ਰੱਦ ਕਰ ਦਿੱਤੀ ਜਾਂਦੀ ਹੈ, ਤਾਂ ਰਿਸੈਪਸ਼ਨ ਸਹੂਲਤ ਵਿੱਚ ਰਿਹਾਇਸ਼ ਦੀ ਜ਼ਿੰਮੇਵਾਰੀ ਰਵਾਨਗੀ ਤੱਕ ਜਾਂ ਦੇਸ਼ ਨਿਕਾਲੇ ਦੇ ਹੁਕਮ ਜਾਂ ਧਮਕੀ ਦੇ ਲਾਗੂ ਹੋਣ ਤੱਕ ਜਾਰੀ ਰਹਿੰਦੀ ਹੈ। ਇਹ ਸੰਭਵ ਹੈ ਕਿ ਸ਼ਰਣ ਦੀ ਪ੍ਰਕਿਰਿਆ ਦਾ ਫੈਸਲਾ ਰਿਸੈਪਸ਼ਨ ਸਹੂਲਤ ਵਿੱਚ ਤੁਹਾਡੇ ਠਹਿਰਨ ਤੋਂ ਬਾਅਦ ਹੀ ਲਿਆ ਜਾਵੇਗਾ।

ਹਾਲਾਂਕਿ, ਰਿਹਾਇਸ਼ੀ ਜ਼ਿੰਮੇਵਾਰੀ ਵੱਧ ਤੋਂ ਵੱਧ 18 ਮਹੀਨਿਆਂ ਲਈ ਲਾਗੂ ਹੁੰਦੀ ਹੈ। ਨਾਬਾਲਗ ਬੱਚਿਆਂ ਵਾਲੇ ਪਰਿਵਾਰਾਂ (ਮਾਪੇ/ਸਰਪ੍ਰਸਤ,

¹ ਇਸ ਸੰਚਾਰ ਵਿੱਚ ਸ਼ਰਣ ਦੀ ਪ੍ਰਕਿਰਿਆ ਬਾਰੇ ਆਮ ਜਾਣਕਾਰੀ ਸ਼ਾਮਲ ਹੈ। ਕਿਰਪਾ ਕਰਕੇ ਧਿਆਨ ਦਿਓ ਕਿ ਇਹ ਮਾਰਗਦਰਸ਼ਨ EU + ਦੇਸ਼ਾਂ ਦੇ ਨਾਗਰਿਕਾਂ, ਨਾਬਾਲਗਾਂ ਅਤੇ ਨਜ਼ਰਬੰਦੀ ਸਹੂਲਤ ਤੋਂ ਜਮ੍ਹਾਂ ਕਰਵਾਈਆਂ ਗਈਆਂ ਸ਼ਰਣ ਦੀ ਅਰਜ਼ੀਆਂ 'ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ। ਇਹਨਾਂ ਮਾਮਲਿਆਂ ਵਿੱਚ, ਹੋਰ ਨਿਯਮ ਲਾਗੂ ਹੋ ਸਕਦੇ ਹਨ; ਕਿਰਪਾ ਕਰਕੇ ਇਹਨਾਂ ਮਾਮਲਿਆਂ ਵਿੱਚ ਸੰਘੀ ਦਫ਼ਤਰ ਨਾਲ ਸੰਪਰਕ ਕਰੋ।

ਨਾਬਾਲਗ ਬੱਚੇ ਅਤੇ ਬਾਲਗ ਅਣਵਿਆਹੇ ਭੈਣ-ਭਰਾ) ਲਈ, ਰਿਹਾਇਸ਼ੀ ਜ਼ਿੰਮੇਵਾਰੀ ਸਿਰਫ਼ ਛੇ ਮਹੀਨਿਆਂ ਤੱਕ ਲਾਗੂ ਹੁੰਦੀ ਹੈ।

ਜੇਕਰ ਤੁਸੀਂ ਸੁਰੱਖਿਅਤ ਮੂਲ ਦੇਸ਼ ਤੋਂ ਆਉਂਦੇ ਹੋ, ਤਾਂ ਰਿਹਾਇਸ਼ੀ ਜ਼ਿੰਮੇਵਾਰੀ ਦੀ ਵੱਧ ਤੋਂ ਵੱਧ ਮਿਆਦ ਲਾਗੂ ਨਹੀਂ ਹੁੰਦੀ। ਇਸ ਮਾਮਲੇ ਵਿੱਚ, ਤੁਹਾਨੂੰ ਆਪਣੀ ਸ਼ਰਣ ਦੀ ਅਰਜ਼ੀ 'ਤੇ ਫੈਸਲਾ ਆਉਣ ਤੱਕ ਰਿਸੈਪਸ਼ਨ ਸਹੂਲਤ ਵਿੱਚ ਰਹਿਣਾ ਪਵੇਗਾ। ਸ਼ਰਣ ਦੀ ਅਰਜ਼ੀ ਨੂੰ ਸਪੱਸ਼ਟ ਤੌਰ 'ਤੇ ਬੇਬੁਨਿਆਦ ਵਜੋਂ ਰੱਦ ਕਰਨ ਦੀ ਸਥਿਤੀ ਵਿੱਚ ਜਾਂ ਕਿਸੇ ਹੋਰ EU + ਦੇਸ਼ ਵਿੱਚ ਟ੍ਰਾਂਸਫਰ ਦੇ ਫੈਸਲੇ ਦੀ ਸਥਿਤੀ ਵਿੱਚ, ਰਿਹਾਇਸ਼ੀ ਜ਼ਿੰਮੇਵਾਰੀ ਰਵਾਨਗੀ ਤੱਕ ਲਾਗੂ ਹੁੰਦੀ ਹੈ। ਇਹ ਨਿਯਮ ਨਾਬਾਲਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਜਾਂ ਹੋਰ ਸਰਪ੍ਰਸਤਾਂ, ਅਤੇ ਨਾਲ ਹੀ ਉਨ੍ਹਾਂ ਦੇ ਬਾਲਗ, ਅਣਵਿਆਹੇ ਭੈਣ-ਭਰਾਵਾਂ 'ਤੇ ਲਾਗੂ ਨਹੀਂ ਹੁੰਦਾ। ਸੁਰੱਖਿਅਤ ਮੂਲ ਦੇਸ਼ਾਂ ਦੀ ਸੰਖੇਪ ਜਾਣਕਾਰੀ ਅੰਤਿਕਾ ਵਿੱਚ ਮਿਲ ਸਕਦੀ ਹੈ।

ਭਾਵੇਂ ਤੁਸੀਂ ਕਿਸੇ ਸੁਰੱਖਿਅਤ ਮੂਲ ਦੇਸ਼ ਤੋਂ ਨਹੀਂ ਆਏ ਹੋ, ਤੁਹਾਨੂੰ ਰਿਸੈਪਸ਼ਨ ਸਹੂਲਤ ਵਿੱਚ ਰਹਿਣ ਦੀ ਲੋੜ ਹੋ ਸਕਦੀ ਹੈ ਜਦੋਂ ਤੱਕ ਸੰਘੀ ਦਫ਼ਤਰ ਤੁਹਾਡੀ ਸ਼ਰਣ ਦੀ ਅਰਜ਼ੀ 'ਤੇ ਫੈਸਲਾ ਨਹੀਂ ਲੈਂਦਾ। ਜੇਕਰ ਸ਼ਰਣ ਦੀ ਅਰਜ਼ੀ ਨੂੰ ਸਪੱਸ਼ਟ ਤੌਰ 'ਤੇ ਬੇਬੁਨਿਆਦ ਜਾਂ ਅਯੋਗ ਵਜੋਂ ਰੱਦ ਕਰ ਦਿੱਤਾ ਜਾਂਦਾ ਹੈ, ਤਾਂ ਜ਼ਿੰਮੇਵਾਰੀ ਨੂੰ ਰਵਾਨਗੀ ਤੱਕ ਵਧਾਇਆ ਜਾ ਸਕਦਾ ਹੈ। ਇਹਨਾਂ ਮਾਮਲਿਆਂ ਵਿੱਚ, ਰਿਹਾਇਸ਼ੀ ਜ਼ਿੰਮੇਵਾਰੀ ਕੁੱਲ 24 ਮਹੀਨਿਆਂ ਤੱਕ ਰਹਿ ਸਕਦੀ ਹੈ।

ਸੰਘੀ ਖੇਤਰ ਵਿੱਚ ਰਿਹਾਇਸ਼ §§ 55, 56, 64 ਸ਼ਰਣ ਐਕਟ

ਆਪਣੀ ਸ਼ਰਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ, ਤੁਹਾਨੂੰ ਨਿਵਾਸ ਆਗਿਆ ਦਾ ਸਰਟੀਫਿਕੇਟ ਮਿਲੇਗਾ, ਜੋ ਤੁਹਾਨੂੰ ਜਰਮਨੀ ਦੇ ਸੰਘੀ ਗਣਰਾਜ ਦੇ ਇੱਕ ਸੀਮਤ ਖੇਤਰ ਵਿੱਚ ਰਹਿਣ ਦੀ ਆਗਿਆ ਦਿੰਦਾ ਹੈ। ਇਹ ਖੇਤਰ ਤੁਹਾਡੇ ਨਿਵਾਸ ਪਰਮਿਟ ਸਰਟੀਫਿਕੇਟ ਵਿੱਚ ਦਰਸਾਇਆ ਗਿਆ ਹੈ। ਤੁਹਾਨੂੰ ਹਮੇਸ਼ਾ ਆਪਣਾ ਰਿਹਾਇਸ਼ੀ ਪਰਮਿਟ ਸਰਟੀਫਿਕੇਟ ਆਪਣੇ ਨਾਲ ਰੱਖਣਾ ਚਾਹੀਦਾ ਹੈ। ਜੇਕਰ ਤੁਸੀਂ ਰਿਹਾਇਸ਼ੀ ਪਰਮਿਟ ਸਰਟੀਫਿਕੇਟ ਵਿੱਚ ਦੱਸੇ ਗਏ ਖੇਤਰ ਨੂੰ ਅਸਥਾਈ ਤੌਰ 'ਤੇ ਛੱਡਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਮ ਤੌਰ 'ਤੇ ਇੱਕ ਪਰਮਿਟ ਦੀ ਲੋੜ ਹੁੰਦੀ ਹੈ, ਜੋ ਤੁਸੀਂ ਸੰਘੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹੋ, ਜਦੋਂ ਤੱਕ ਤੁਹਾਨੂੰ ਕਿਸੇ ਰਿਸੈਪਸ਼ਨ ਸਹੂਲਤ ਵਿੱਚ ਰਹਿਣ ਦੀ ਲੋੜ ਹੁੰਦੀ ਹੈ। ਤੁਸੀਂ ਅਧਿਕਾਰੀਆਂ ਅਤੇ ਅਦਾਲਤਾਂ ਨਾਲ ਮੁਲਾਕਾਤਾਂ ਵਿੱਚ ਸ਼ਾਮਲ ਹੋ ਸਕਦੇ ਹੋ ਜਿੱਥੇ ਤੁਹਾਡੀ ਨਿੱਜੀ ਹਾਜ਼ਰੀ ਬਿਨਾਂ ਇਜਾਜ਼ਤ ਦੇ ਜ਼ਰੂਰੀ ਹੈ। ਤੁਹਾਨੂੰ ਇਹਨਾਂ ਮੁਲਾਕਾਤਾਂ ਦੀ ਰਿਪੋਰਟ ਸੰਘੀ ਦਫ਼ਤਰ ਨੂੰ ਕਰਨੀ ਚਾਹੀਦੀ ਹੈ।

ਕਿਰਪਾ ਕਰਕੇ ਦੱਸੋ ਕਿ ਕੀ ਪਰਿਵਾਰ ਦਾ ਕੋਈ ਮੈਂਬਰ ਪਹਿਲਾਂ ਹੀ ਜਰਮਨੀ ਵਿੱਚ ਰਹਿ ਰਿਹਾ ਹੈ, ਉਹ ਕਿੱਥੇ ਰਹਿੰਦੇ ਹਨ, ਅਤੇ ਕੀ ਉਨ੍ਹਾਂ ਨੇ ਵਰਤਮਾਨ ਵਿੱਚ ਜਾਂ ਪਹਿਲਾਂ ਜਰਮਨੀ ਦੇ ਸੰਘੀ ਗਣਰਾਜ ਵਿੱਚ ਸ਼ਰਣ ਲਈ ਅਰਜ਼ੀ ਦਿੱਤੀ ਹੈ।

ਰੁਜ਼ਗਾਰ § 61 ਸ਼ਰਣ ਕਾਨੂੰਨ

ਜਿੰਨਾ ਚਿਰ ਤੁਹਾਨੂੰ ਰਿਸੈਪਸ਼ਨ ਸਹੂਲਤ ਵਿੱਚ ਰਹਿਣ ਦੀ ਲੋੜ ਹੈ, ਤੁਹਾਨੂੰ ਕਿਸੇ ਵੀ ਲਾਭਦਾਇਕ ਰੁਜ਼ਗਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਜੇਕਰ ਤੁਹਾਡੀ ਸ਼ਰਣ ਦੀ ਅਰਜ਼ੀ ਦੀ ਰਜਿਸਟ੍ਰੇਸ਼ਨ ਦੇ ਤਿੰਨ ਮਹੀਨਿਆਂ ਦੇ ਅੰਦਰ ਤੁਹਾਡੀ ਸ਼ਰਣ ਦੀ ਪ੍ਰਕਿਰਿਆ ਨੂੰ ਨਿਸ਼ਚਤ ਤੌਰ 'ਤੇ ਪੂਰਾ ਨਹੀਂ ਕੀਤਾ ਜਾਂਦਾ ਹੈ, ਤਾਂ ਤੁਹਾਨੂੰ ਕੁਝ ਖਾਸ ਸ਼ਰਤਾਂ ਅਧੀਨ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਰਿਹਾਇਸ਼ ਬਦਲਣ ਦੀ ਸਥਿਤੀ ਵਿੱਚ ਪ੍ਰਕਿਰਿਆ ਅਤੇ ਰਿਪੋਰਟ ਜ਼ਿੰਮੇਵਾਰੀ ਦੀ ਸੇਵਾ ਰੈਗੂਲੇਸ਼ਨ (ਈਯੂ) 2024/1348 (ਸ਼ਰਣ ਦੀ ਪ੍ਰਕਿਰਿਆ ਰੈਗੂਲੇਸ਼ਨ) ਧਾਰਾ 9 ਪੈਰਾ.2, ਸ਼ਰਣ ਐਕਟ ਦਾ § 10 ਪੈਰਾ. 1-2, ਰਿਹਾਇਸ਼ ਐਕਟ ਦਾ § 50(4)

ਸ਼ਰਣ ਦੀ ਕਾਰਵਾਈ ਵਿੱਚ, ਤੁਹਾਨੂੰ ਸੰਘੀ ਦਫ਼ਤਰ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਤੋਂ ਸੂਚਨਾ, ਸੰਮਨ, ਜਾਂ ਫੈਸਲੇ ਪ੍ਰਾਪਤ ਹੋਣੇ ਚਾਹੀਦੇ ਹਨ। ਜੇਕਰ ਤੁਸੀਂ ਕਿਸੇ ਰਿਸੈਪਸ਼ਨ ਸਹੂਲਤ ਵਿੱਚ ਰਹਿ ਰਹੇ ਹੋ, ਤਾਂ ਤੁਹਾਨੂੰ ਇਹ ਪਤਾ ਲਗਾਉਣ ਦੀ ਲੋੜ ਹੈ ਕਿ ਅਧਿਕਾਰਤ ਡਾਕ ਕਦੋਂ ਅਤੇ ਕਿੱਥੇ ਵੰਡੀ ਜਾਂਦੀ ਹੈ। ਇਹ ਸੇਮਵਾਰ ਤੇ ਸ਼ੁਕਰਵਾਰ (ਵੀਕਡੇ) ਦੇ ਦਿਨ ਖਾਸ ਸਮੇਂ 'ਤੇ ਹੁੰਦਾ ਹੈ। ਤੁਹਾਨੂੰ ਉੱਥੇ ਰਿਸੈਪਸ਼ਨ ਸਹੂਲਤ ਦੇ ਸਟਾਫ਼ ਮੈਂਬਰ ਤੋਂ ਤੁਹਾਡੀ ਡਾਕ ਪ੍ਰਾਪਤ ਹੋਵੇਗੀ। ਜੇਕਰ ਤੁਸੀਂ ਉਥੋਂ ਇਨ੍ਹਾਂ ਸਮਿਆਂ ਦੌਰਾਨ ਆਪਣੀ ਡਾਕ ਇਕੱਠੀ ਨਹੀਂ ਕਰਦੇ, ਤਾਂ ਇਹ ਤੁਹਾਡੇ

ਦੁਆਰਾ ਘੱਟੋ-ਘੱਟ ਚਾਰ ਦਿਨਾਂ ਵਿੱਚ ਇਕੱਠੀ ਕਰਨ ਲਈ ਉੱਥੇ ਪਈ ਰਹੇਗੀ।

ਡਿਲੀਵਰੀ ਅਤੇ ਗੈਰ-ਰਸਮੀ ਸੰਚਾਰ ਉਸ ਦਿਨ ਤੋਂ ਹੀ ਪ੍ਰਭਾਵੀ ਮੰਨੇ ਜਾਂਦੇ ਹਨ ਜਿਸ ਦਿਨ ਉਹ ਤੁਹਾਨੂੰ ਸੌਂਪੇ ਜਾਂਦੇ ਹਨ, ਬਸ਼ਰਤ ਕਿ ਉਹ ਰਿਸੈਪਸ਼ਨ ਸਹੂਲਤ ਨੂੰ ਸੌਂਪੇ ਜਾਣ ਤੋਂ ਬਾਅਦ ਚਾਰ ਦਿਨਾਂ ਦੇ ਅੰਦਰ ਤੁਹਾਨੂੰ ਪਹੁੰਚਾ ਦਿੱਤੇ ਜਾਣ। ਜੇਕਰ ਡਿਲੀਵਰੀ ਚਾਰ ਦਿਨਾਂ ਦੇ ਅੰਦਰ ਨਹੀਂ ਹੁੰਦੀ ਹੈ, ਤਾਂ ਰਿਸੈਪਸ਼ਨ ਸਹੂਲਤ ਨੂੰ ਸੌਂਪਣ ਤੋਂ ਬਾਅਦ ਚੌਥੇ ਦਿਨ ਨੂੰ ਡਿਲੀਵਰੀ ਦਾ ਦਿਨ ਮੰਨਿਆ ਜਾਂਦਾ ਹੈ - ਭਾਵੇਂ ਤੁਹਾਨੂੰ ਡਾਕ ਮੇਲ ਪ੍ਰਾਪਤ ਨਹੀਂ ਹੁੰਦੀ ਜਾਂ ਬਾਅਦ ਦੀ ਤਾਰੀਖ 'ਤੇ ਪ੍ਰਾਪਤ ਨਹੀਂ ਹੁੰਦੀ।

ਜੇਕਰ ਡਾਕ ਤੁਹਾਨੂੰ ਨਹੀਂ ਪਹੁੰਚਾਈ ਜਾਂਦੀ, ਤਾਂ ਇਹ ਅਥਾਰਟੀ ਨੂੰ ਵਾਪਸ ਕਰ ਦਿੱਤੀ ਜਾਵੇਗੀ। ਕਿਰਪਾ ਕਰਕੇ ਧਿਆਨ ਦਿਓ ਕਿ ਇਸ ਤਰੀਕੇ ਨਾਲ ਨਿਰਧਾਰਤ ਕੀਤੀ ਗਈ ਸੌਂਪਣ ਜਾਂ ਡਿਲੀਵਰੀ ਦੀ ਤਾਰੀਖ ਕਿਸੇ ਵੀ ਲਾਗੂ ਸਮਾਂ-ਸੀਮਾ ਦੀ ਸ਼ੁਰੂਆਤ ਲਈ ਵੀ ਨਿਰਣਾਇਕ ਹੁੰਦੀ ਹੈ। ਇਹ ਖਾਸ ਤੌਰ 'ਤੇ ਸੰਘੀ ਦਫ਼ਤਰ ਦੇ ਫੈਸਲੇ ਨੂੰ ਸੰਭਾਵੀ ਕਾਨੂੰਨੀ ਚੁਣੌਤੀ ਦੇਣ ਦੀ ਆਖਰੀ ਤਾਰੀਖ 'ਤੇ ਵੀ ਲਾਗੂ ਹੁੰਦਾ ਹੈ।

ਰਿਹਾਇਸ਼ ਵਿੱਚ ਕਿਸੇ ਵੀ ਤਬਦੀਲੀ ਬਾਰੇ ਤੁਹਾਨੂੰ ਸੰਘੀ ਦਫ਼ਤਰ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਲੋੜ ਹੈ। ਕਾਨੂੰਨੀ ਕਾਰਵਾਈ ਦੀ ਸਥਿਤੀ ਵਿੱਚ, ਤੁਹਾਨੂੰ ਪ੍ਰਬੰਧਕੀ ਅਦਾਲਤ ਨੂੰ ਆਪਣੇ ਨਵੇਂ ਪਤੇ ਬਾਰੇ ਵੀ ਸੂਚਿਤ ਕਰਨਾ ਚਾਹੀਦਾ ਹੈ। ਇਹ ਉਦੋਂ ਵੀ ਲਾਗੂ ਹੁੰਦਾ ਹੈ ਜੇਕਰ ਤੁਹਾਨੂੰ ਕਿਸੇ ਸਰਕਾਰੀ ਏਜੰਸੀ ਦੁਆਰਾ ਤੁਹਾਨੂੰ ਰਹਿਣ ਲਈ ਨਵਾਂ ਸਥਾਨ ਅਤੇ ਨਵੀਂ ਰਿਹਾਇਸ਼ ਨਿਰਧਾਰਤ ਕੀਤੀ ਗਈ ਹੈ; ਕਿਉਂਕਿ ਨਿਰਧਾਰਤ ਅਧਿਕਾਰੀ ਆਮ ਤੌਰ 'ਤੇ ਸੰਘੀ ਦਫ਼ਤਰ ਨਾਲੋਂ ਵੱਖਰੇ ਅਧਿਕਾਰੀ ਹੁੰਦੇ ਹਨ।

ਦਸਤਾਵੇਜ਼ ਹਮੇਸ਼ਾ ਉਸ ਆਖਰੀ ਪਤੇ 'ਤੇ ਭੇਜੇ ਜਾਣਗੇ ਜੋ ਅਥਾਰਟੀ ਜਾਂ ਅਦਾਲਤ ਨੂੰ ਸੂਚਿਤ ਕੀਤਾ ਗਿਆ ਸੀ। ਜੇਕਰ ਤੁਹਾਡਾ ਪਤਾ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਬਦਲ ਗਿਆ ਹੈ, ਤਾਂ ਤੁਹਾਡੀ ਡਾਕ ਤੁਹਾਡੇ ਪੁਰਾਣੇ ਪਤੇ 'ਤੇ ਭੇਜੀ ਜਾਵੇਗੀ।

ਸੂਚਨਾ, ਸੰਮਨ ਜਾਂ ਫੈਸਲਾ ਉਦੋਂ ਵੀ ਪ੍ਰਭਾਵੀ ਹੁੰਦਾ ਹੈ ਭਾਵੇਂ ਤੁਸੀਂ ਹੁਣ ਉੱਥੇ ਨਹੀਂ ਰਹਿੰਦੇ ਹੋ ਅਤੇ ਇਸ ਲਈ ਤੁਹਾਨੂੰ ਇਸਦੀ ਸਮੱਗਰੀ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ।

ਆਪਣੇ ਅਧਿਕਾਰੀਆਂ ਨੂੰ ਆਪਣੀ ਰਿਹਾਇਸ਼ ਬਦਲਣ ਬਾਰੇ ਸੂਚਿਤ ਨਾ ਕਰਨ ਦੇ ਤੁਹਾਡੇ ਲਈ ਗੰਭੀਰ ਨਤੀਜੇ ਹੋ ਸਕਦੇ ਹਨ। ਹੋਰ ਚੀਜ਼ਾਂ ਦੇ ਨਾਲ, ਸੰਘੀ ਦਫ਼ਤਰ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਵਾਪਸ ਲੈਣ ਜਾਂ ਰੱਦ ਕਰਨ ਨੂੰ ਢੁਕਵੀਂ ਠੇਸ ਜਾਂਚ ਤੋਂ ਬਾਅਦ ਘੋਸ਼ਿਤ ਕਰ ਸਕਦਾ ਹੈ (ਅਪ੍ਰਤੱਖ ਵਾਪਸੀ ਵੇਖੋ)।

ਇਹ ਵੀ ਸੰਭਵ ਹੈ ਕਿ ਤੁਸੀਂ ਅਪੀਲ ਦਾਇਰ ਕਰਨ ਦੀ ਆਖਰੀ ਮਿਤੀ ਤੋਂ ਖੁੰਝ ਜਾਓਗੇ ਅਤੇ ਜੇਕਰ ਤੁਸੀਂ ਉਨ੍ਹਾਂ ਨੂੰ ਆਪਣੀ ਨਵੀਂ ਰਿਹਾਇਸ਼ ਬਾਰੇ ਸੂਚਿਤ ਨਹੀਂ ਕੀਤਾ ਹੈ ਤਾਂ ਸੰਘੀ ਦਫ਼ਤਰ ਦਾ ਫੈਸਲਾ ਅੰਤਿਮ ਹੋ ਜਾਵੇਗਾ ਅਤੇ ਇਸ ਲਈ ਡਾਕ ਤੁਹਾਡੇ ਪੁਰਾਣੇ ਰਿਹਾਇਸ਼ 'ਤੇ ਭੇਜੀ ਜਾਂਦੀ ਹੈ। ਕਾਨੂੰਨੀ ਉਪਚਾਰਾਂ ਲਈ ਲਾਜ਼ਮੀ ਸਮਾਂ-ਸੀਮਾਵਾਂ ਕਈ ਵਾਰ ਬਹੁਤ ਛੋਟੀਆਂ ਹੁੰਦੀਆਂ ਹਨ, ਇਸ ਲਈ ਤੁਹਾਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ (ਜਿਵੇਂ ਕਿ ਕਿਸੇ ਵਕੀਲ ਨਾਲ ਸੰਪਰਕ ਕਰੋ)। ਨਹੀਂ ਤਾਂ, ਜੇਕਰ ਫੈਸਲਾ ਅਪੀਲ ਦੇ ਅਧੀਨ ਨਹੀਂ ਹੈ, ਤਾਂ ਤੁਹਾਨੂੰ ਤੁਰੰਤ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ।

ਜੇਕਰ ਤੁਹਾਡੀ ਸ਼ਰਣ ਦੀ ਅਰਜ਼ੀ ਰੱਦ ਕਰ ਦਿੱਤੀ ਜਾਂਦੀ ਹੈ ਅਤੇ ਤੁਹਾਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ ਜਾਂਦਾ ਹੈ, ਤਾਂ ਵੀ ਤੁਸੀਂ ਆਪਣੇ ਲਈ ਜ਼ਿੰਮੇਵਾਰ ਇਮੀਗ੍ਰੇਸ਼ਨ ਅਥਾਰਟੀ ਨੂੰ ਰਿਹਾਇਸ਼ ਵਿੱਚ ਕਿਸੇ ਵੀ ਤਬਦੀਲੀ ਅਤੇ ਜ਼ਿਲ੍ਹੇ ਤੋਂ ਕਿਸੇ ਵੀ ਰਵਾਨਗੀ ਬਾਰੇ ਤਿੰਨ ਦਿਨਾਂ ਤੋਂ ਵੱਧ ਪਹਿਲਾਂ ਸੂਚਿਤ ਕਰਨ ਲਈ ਮਜਬੂਰ ਹੋ। ਜੇਕਰ ਤੁਸੀਂ ਇਸ ਜ਼ਿੰਮੇਵਾਰੀ ਦੀ ਉਲੰਘਣਾ ਕਰਦੇ ਹੋ, ਤਾਂ ਤੁਹਾਨੂੰ ਗ੍ਰਿਫ਼ਤਾਰੀ ਲਈ ਵਾਰੰਟ ਜਾਂ ਦੇਸ਼ ਨਿਕਾਲੇ ਦੀ ਹਿਰਾਸਤ ਵਿੱਚ ਰੱਖੇ ਜਾਣ ਦੀ ਉਮੀਦ ਕਰਨੀ ਚਾਹੀਦੀ ਹੈ।

2. ਸ਼ਰਣ ਦੀ ਪ੍ਰਕਿਰਿਆ

ਤੁਹਾਡੀ ਸ਼ਰਣ ਦੀ ਅਰਜ਼ੀ ਦੀ ਜਾਂਚ ਕਰਨ ਦੀ ਜ਼ਿੰਮੇਵਾਰੀ ਧਾਰਾ 16 ਰੈਗੂਲੇਸ਼ਨ (ਈਯੂ) 2024/1351 (ਏਐਮਐਮਵੀਓ)

ਜੇਕਰ ਕੋਈ ਹੋਰ ਈਯੂ+ ਦੇਸ਼ ਤੁਹਾਡੀ ਸ਼ਰਣ ਦੀ ਅਰਜ਼ੀ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੈ, ਤਾਂ ਤੁਹਾਨੂੰ ਉਸ ਦੇਸ਼ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਹ ਫੈਸਲਾ ਅਧਿਕਾਰ ਖੇਤਰ ਨਿਰਧਾਰਤ ਕਰਨ ਦੀ ਪ੍ਰਕਿਰਿਆ ਵਿੱਚ ਲਿਆ ਜਾਂਦਾ ਹੈ। ਜੇਕਰ ਜਰਮਨੀ ਦਾ ਸੰਘੀ ਗਣਰਾਜ ਜ਼ਿੰਮੇਵਾਰ ਮੰਨਿਆ ਜਾਂਦਾ ਹੈ ਤਾਂ ਹੀ ਇਹ ਤੁਹਾਡੀ ਸ਼ਰਣ ਦੀ ਅਰਜ਼ੀ 'ਤੇ ਫੈਸਲਾ ਲਵੇਗਾ।

ਮੁਫ਼ਤ ਕਾਨੂੰਨੀ ਸਲਾਹ § 12b ਸ਼ਰਣ ਐਕਟ, ਧਾਰਾ 15, 16 ਸ਼ਰਣ ਦੀ ਪ੍ਰਕਿਰਿਆ ਨਿਯਮ, ਧਾਰਾ 21 ਏਐਮਐਮਵੀਓ

ਸ਼ਰਣ ਦੀ ਪ੍ਰਕਿਰਿਆ ਦੌਰਾਨ, ਤੁਹਾਡੇ ਕੋਲ ਪ੍ਰਬੰਧਕੀ ਪ੍ਰਕਿਰਿਆ ਦੇ ਸਾਰੇ ਪੜਾਵਾਂ 'ਤੇ ਮੁਫ਼ਤ ਕਾਨੂੰਨੀ ਸਲਾਹ ਪ੍ਰਾਪਤ ਕਰਨ ਦਾ ਮੌਕਾ ਹੁੰਦਾ ਹੈ। ਜੇਕਰ ਇਹ ਤੁਹਾਡੀ ਪਹਿਲੀ ਵਾਰ ਅੰਤਰਰਾਸ਼ਟਰੀ ਸੁਰੱਖਿਆ ਲਈ ਅਰਜ਼ੀ ਦੇ ਰਹੀ ਹੈ, ਤਾਂ ਇਹ ਅਧਿਕਾਰ ਖੇਤਰ ਨਿਰਧਾਰਤ ਕਰਨ ਦੀ ਪ੍ਰਕਿਰਿਆ 'ਤੇ ਵੀ ਲਾਗੂ ਹੁੰਦਾ ਹੈ।

ਇਸ ਉਦੇਸ਼ ਲਈ, ਤੁਹਾਨੂੰ ਸੰਘੀ ਦਫ਼ਤਰ ਵੱਲੋਂ ਇੱਕ ਸਵੈ-ਇੱਛਤ ਇੰਟਰਵਿਊ ਲਈ ਸੱਦਾ ਪ੍ਰਾਪਤ ਹੋਵੇਗਾ, ਜਿਸਦੀ ਸਮੱਗਰੀ ਦਾ ਅਨੁਵਾਦ ਇੱਕ ਭਾਸ਼ਾ ਵਿਚੋਲੇ ਦੁਆਰਾ ਤੁਹਾਡੇ ਲਈ ਲੋੜੀਂਦੀ ਭਾਸ਼ਾ ਵਿੱਚ ਕੀਤਾ ਜਾਵੇਗਾ। ਮੁਫ਼ਤ ਕਾਨੂੰਨੀ ਸਲਾਹ ਦੇ ਹਿੱਸੇ ਵਜੋਂ, ਤੁਹਾਨੂੰ ਪ੍ਰਕਿਰਿਆਵਾਂ ਦੀ ਸਮੱਗਰੀ ਅਤੇ ਪ੍ਰਕਿਰਿਆ, ਤੁਹਾਡੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਵੇਗੀ, ਨਾਲ ਹੀ ਤੁਹਾਡੀ ਸ਼ਰਣ ਦੀ ਅਰਜ਼ੀ ਜਮ੍ਹਾਂ ਕਰਾਉਣ ਅਤੇ ਸੁਣਵਾਈ ਦੀ ਤਿਆਰੀ ਵਿੱਚ ਸਹਾਇਤਾ ਮਿਲੇਗੀ। ਤੁਹਾਨੂੰ ਇਸ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਵੇਗੀ ਕਿ ਜੇਕਰ ਤੁਸੀਂ ਆਪਣੇ ਮਾਮਲੇ ਵਿੱਚ ਲਏ ਗਏ ਫੈਸਲੇ ਨਾਲ ਅਸਹਿਮਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ।

ਕੁਝ ਮਾਮਲਿਆਂ ਵਿੱਚ ਤੁਸੀਂ ਮੁਫ਼ਤ ਕਾਨੂੰਨੀ ਜਾਣਕਾਰੀ ਦੀ ਵਰਤੋਂ ਨਹੀਂ ਕਰ ਸਕਦੇ, ਉਦਾਹਰਣ ਵਜੋਂ ਜੇਕਰ ਤੁਸੀਂ ਪਹਿਲਾਂ ਹੀ ਕਾਨੂੰਨੀ ਸਲਾਹ ਪ੍ਰਾਪਤ ਕਰ ਚੁੱਕੇ ਹੋ।

ਸ਼ਰਣ ਦੀ ਅਰਜ਼ੀ 'ਤੇ ਪਾਬੰਦੀ § 13 ਪੈਰਾ 1 ਸ਼ਰਣ ਐਕਟ

ਯੂਰਪੀਅਨ ਕਾਨੂੰਨ ਦੇ ਤਹਿਤ ਅੰਤਰਰਾਸ਼ਟਰੀ ਸੁਰੱਖਿਆ ਤੋਂ ਇਲਾਵਾ, ਜਰਮਨੀ ਦੇ ਸੰਘੀ ਗਵਰਨਰ ਕੋਲ ਆਪਣੇ ਸੰਵਿਧਾਨ ਦੁਆਰਾ ਸੁਰੱਖਿਅਤ ਸ਼ਰਣ ਦਾ ਰਾਸ਼ਟਰੀ ਅਧਿਕਾਰ ਹੈ। ਤੁਹਾਡੇ ਕੋਲ ਆਪਣੀ ਸ਼ਰਣ ਦੀ ਅਰਜ਼ੀ ਨੂੰ ਅੰਤਰਰਾਸ਼ਟਰੀ ਸੁਰੱਖਿਆ ਪ੍ਰਦਾਨ ਕਰਨ ਤੱਕ ਸੀਮਤ ਕਰਨ ਦਾ ਵਿਕਲਪ ਹੈ।

ਜੇਕਰ ਤੁਸੀਂ ਫੈਸਲਾ ਜਾਰੀ ਹੋਣ ਤੋਂ ਪਹਿਲਾਂ ਆਪਣੀ ਸ਼ਰਣ ਦੀ ਅਰਜ਼ੀ ਨੂੰ ਅੰਤਰਰਾਸ਼ਟਰੀ ਸੁਰੱਖਿਆ ਪ੍ਰਦਾਨ ਕਰਨ ਤੱਕ ਸੀਮਤ ਕਰ ਦਿੱਤਾ ਹੈ, ਤਾਂ ਸੰਘੀ ਦਫ਼ਤਰ ਤੁਹਾਡੇ ਸ਼ਰਣ ਦੇ ਅਧਿਕਾਰ ਦੀ ਮਾਨਤਾ ਬਾਰੇ ਕੋਈ ਫੈਸਲਾ ਨਹੀਂ ਲਵੇਗਾ, ਭਾਵੇਂ ਮਾਨਤਾ ਲਈ ਆਧਾਰ ਮੌਜੂਦ ਹੋਵੇ।

ਸਹਿਯੋਗ ਕਰਨ ਦੀਆਂ ਜ਼ਿੰਮੇਵਾਰੀਆਂ ਧਾਰਾ 8, 15, 15ਏ, 16 ਸ਼ਰਣ ਐਕਟ, ਧਾਰਾ 9 ਪੈਰਾ 2, ਧਾਰਾ 41 ਪੈਰਾ 1 ਸ਼ਰਣ ਦੀ ਪ੍ਰਕਿਰਿਆ ਨਿਯਮ

ਸੁਰੱਖਿਆ ਲਈ ਤੁਹਾਡੀ ਯੋਗਤਾ ਦਾ ਮੁਲਾਂਕਣ ਕਰਨ ਲਈ ਸੰਘੀ ਦਫ਼ਤਰ ਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ। ਇਸ ਲਈ, ਖਾਸ ਤੌਰ 'ਤੇ § 15 ਸ਼ਰਣ ਐਕਟ ਦੇ ਅਨੁਸਾਰ, ਤੁਸੀਂ ਨਿੱਜੀ ਤੌਰ 'ਤੇ ਮਾਮਲੇ ਦੇ ਤੱਥਾਂ ਨੂੰ ਸਪੱਸ਼ਟ ਕਰਨ ਵਿੱਚ ਸਹਿਯੋਗ ਕਰਨ ਲਈ ਮਜਬੂਰ ਹੋ।

ਤੁਹਾਨੂੰ ਲੋੜੀਂਦੀ ਜਾਣਕਾਰੀ ਸੱਚਾਈ ਨਾਲ ਅਤੇ ਆਪਣੇ ਗਿਆਨ ਅਤੇ ਵਿਸ਼ਵਾਸ ਅਨੁਸਾਰ, ਜ਼ੁਬਾਨੀ ਅਤੇ, ਜੇਕਰ ਬੇਨਤੀ ਕੀਤੀ ਜਾਵੇ, ਲਿਖਤੀ ਰੂਪ ਵਿੱਚ ਵੀ ਪ੍ਰਦਾਨ ਕਰਨੀ ਚਾਹੀਦੀ ਹੈ। ਜੇਕਰ ਤੁਹਾਡੇ ਕੋਲ ਪਾਸਪੋਰਟ ਜਾਂ ਹੋਰ ਪਛਾਣ ਦਸਤਾਵੇਜ਼ ਹਨ, ਤਾਂ ਤੁਹਾਨੂੰ ਉਹਨਾਂ ਨੂੰ ਪੇਸ਼ ਕਰਨਾ ਚਾਹੀਦਾ ਹੈ ਅਤੇ ਤਸਦੀਕ ਲਈ ਸੰਘੀ ਦਫ਼ਤਰ ਨੂੰ ਸੌਂਪਣਾ ਚਾਹੀਦਾ ਹੈ। ਇਹ ਉਨ੍ਹਾਂ ਸਾਰੇ ਹੋਰ ਦਸਤਾਵੇਜ਼ਾਂ ਜਾਂ ਰਿਕਾਰਡਾਂ 'ਤੇ ਵੀ ਲਾਗੂ ਹੁੰਦਾ ਹੈ ਜੋ ਸ਼ਰਣ ਦੀ ਪ੍ਰਕਿਰਿਆ ਅਤੇ ਉਪਾਵਾਂ ਨਾਲ ਸੰਬੰਧਿਤ ਹੋ ਸਕਦੇ ਹਨ ਜਿਨ੍ਹਾਂ ਵਿੱਚ ਕਿਸੇ ਹੋਰ ਰਾਜ ਵਿੱਚ ਵਾਪਸੀ ਦੇ ਵਿਕਲਪਾਂ ਦਾ ਨਿਰਧਾਰਨ ਅਤੇ ਦਾਅਵਾ ਸ਼ਾਮਲ ਹੈ। ਤੁਹਾਨੂੰ ਉਨ੍ਹਾਂ ਕਿਸੇ ਵੀ ਦਸਤਾਵੇਜ਼ਾਂ ਦੀ ਅਸਲ ਕਾਪੀ ਪ੍ਰਾਪਤ ਹੋਵੇਗੀ ਜੋ ਸ਼ਾਇਦ ਰੱਖੇ ਗਏ ਹਨ। ਜੇਕਰ ਤੁਹਾਡੇ ਕੋਲ ਵੈਧ ਪਾਸਪੋਰਟ ਜਾਂ ਪਾਸਪੋਰਟ ਦਾ ਬਦਲ ਨਹੀਂ ਹੈ, ਤਾਂ ਤੁਹਾਨੂੰ ਜਿੰਨਾ ਸੰਭਵ ਹੋ ਸਕੇ ਅਤੇ ਵਾਜਬ ਤਰੀਕੇ ਨਾਲ ਪਛਾਣ ਦਸਤਾਵੇਜ਼ ਪ੍ਰਾਪਤ ਕਰਨ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਤੁਹਾਨੂੰ ਆਪਣੀ ਪਛਾਣ ਅਤੇ ਯਾਤਰਾ ਦਸਤਾਵੇਜ਼ਾਂ ਦੀ ਘਾਟ ਬਾਰੇ ਦੱਸਣਾ ਹੋਵੇਗਾ। ਇਸ ਤੋਂ ਇਲਾਵਾ, ਜੇਕਰ ਤੁਸੀਂ ਇੱਕ ਵੈਧ ਪਾਸਪੋਰਟ, ਵਿਕਲਪਕ ਪਾਸਪੋਰਟ ਜਾਂ ਪਛਾਣ ਦਾ ਹੋਰ ਢੁਕਵਾਂ ਸਬੂਤ ਪੇਸ਼ ਨਹੀਂ ਕਰ ਸਕਦੇ ਹੋ, ਤਾਂ ਤੁਹਾਨੂੰ ਬੇਨਤੀ ਕਰਨ 'ਤੇ, ਸਾਰੇ ਡੇਟਾ ਕੈਰੀਅਰ (ਜਿਵੇਂ ਕਿ ਮੋਬਾਈਲ ਫੋਨ) ਸੰਘੀ ਦਫ਼ਤਰ ਨੂੰ ਪੇਸ਼ ਕਰਨੇ ਚਾਹੀਦੇ ਹਨ, ਸੌਂਪਣੇ ਚਾਹੀਦੇ ਹਨ, ਸਮਰਪਣ ਕਰਨੇ ਚਾਹੀਦੇ ਹਨ ਜੋ ਤੁਹਾਡੀ ਪਛਾਣ ਅਤੇ ਕੌਮੀਅਤ ਸਥਾਪਤ ਕਰਨ ਲਈ ਢੁਕਵੇਂ ਹੋ ਸਕਦੇ ਹਨ, ਅਤੇ ਕਲਾਉਡ ਸੇਵਾਵਾਂ ਸਮੇਤ ਜ਼ਰੂਰੀ ਪਹੁੰਚ ਡੇਟਾ ਪ੍ਰਦਾਨ ਕਰਨਾ ਚਾਹੀਦਾ ਹੈ। ਇਹਨਾਂ ਡੇਟਾ ਕੈਰੀਅਰਾਂ ਅਤੇ ਕਲਾਉਡ ਸੇਵਾਵਾਂ ਨੂੰ ਸੰਘੀ ਦਫ਼ਤਰ ਦੁਆਰਾ

ਪੜ੍ਹਿਆ ਜਾ ਸਕਦਾ ਹੈ ਅਤੇ ਪ੍ਰਾਪਤ ਕੀਤੇ ਡੇਟਾ ਦਾ ਮੁਲਾਂਕਣ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਇਸ ਜ਼ਿੰਮੇਵਾਰੀ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹੋ, ਤਾਂ ਸਬੰਧਤ ਅਧਿਕਾਰੀ ਤੁਹਾਡੀ ਅਤੇ ਤੁਹਾਡੇ ਸਮਾਨ ਦੀ ਤਲਾਸ਼ੀ ਲੈ ਸਕਦੇ ਹਨ। ਇਹ ਖੋਜ ਤੁਹਾਡੇ ਲਿੰਗ ਦੇ ਵਿਅਕਤੀ ਦੁਆਰਾ ਕੀਤੀ ਜਾਵੇਗੀ।

ਤੁਹਾਡੀ ਫੋਟੋ ਲਈ ਜਾਵੇਗੀ ਅਤੇ ਤੁਹਾਡੇ ਉਂਗਲਾਂ ਦੇ ਨਿਸ਼ਾਨ ਰਿਕਾਰਡ ਕੀਤੇ ਜਾਣਗੇ। ਤੁਸੀਂ ਇਨ੍ਹਾਂ ਉਪਾਵਾਂ ਨੂੰ ਸਹਿਣ ਕਰਨ ਲਈ ਮਜਬੂਰ ਹੋ। ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਉਂਗਲੀਆਂ ਦੇ ਨਿਸ਼ਾਨ ਨਹੀਂ ਲਏ ਜਾਂਦੇ।

ਇਸ ਤੋਂ ਇਲਾਵਾ, ਜਿਵੇਂ ਹੀ ਤੁਹਾਨੂੰ ਰਿਹਾਇਸ਼ੀ ਪਰਮਿਟ ਦਿੱਤਾ ਜਾਂਦਾ ਹੈ ਜਾਂ ਜੇਕਰ ਤੁਹਾਡੇ ਨਿਵਾਸ ਸਥਾਨ, ਪਤੇ, ਟੈਲੀਫੋਨ ਨੰਬਰ ਜਾਂ ਈ-ਮੇਲ ਪਤੇ ਵਿੱਚ ਕੋਈ ਤਬਦੀਲੀ ਹੁੰਦੀ ਹੈ, ਤਾਂ ਤੁਹਾਨੂੰ ਸੰਘੀ ਦਫ਼ਤਰ ਨੂੰ ਸੂਚਿਤ ਕਰਨਾ ਚਾਹੀਦਾ ਹੈ। ਤੁਹਾਨੂੰ ਸਾਰੀਆਂ ਅਧਿਕਾਰਤ ਤੌਰ 'ਤੇ ਨਿਰਧਾਰਤ ਮੁਲਾਕਾਤਾਂ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ, ਖਾਸ ਕਰਕੇ ਨਿੱਜੀ ਸੁਣਵਾਈ ਵਿੱਚ। ਤੁਸੀਂ ਆਪਣੀ ਸ਼ਰਣ ਦੀ ਪ੍ਰਕਿਰਿਆ ਦੇ ਅੰਤ ਤੱਕ ਜਾਂ ਜਦੋਂ ਤੱਕ ਤੁਹਾਨੂੰ ਜ਼ਿੰਮੇਵਾਰ ਮੈਂਬਰ ਰਾਜ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਜਰਮਨੀ ਨਹੀਂ ਛੱਡ ਕੇ ਨਹੀਂ ਜਾ ਸਕਦੇ। ਜਦੋਂ ਤੁਸੀਂ ਆਪਣੇ ਮੂਲ ਦੇਸ਼ ਦੀ ਯਾਤਰਾ ਕਰਦੇ ਹੋ ਤਾਂ ਸੰਘੀ ਦਫ਼ਤਰ ਨੂੰ ਹੋਰ ਜਨਤਕ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਹੁੰਦੀ ਹੈ।

ਆਪਣੀਆਂ ਸਹਿਯੋਗ ਜ਼ਿੰਮੇਵਾਰੀਆਂ ਨੂੰ ਪੂਰਾ ਕਰਨਾ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਸਹਿਯੋਗ ਕਰਨ ਦੇ ਆਪਣੇ ਫਰਜ਼ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਤੁਹਾਡੀ ਅਰਜ਼ੀ ਨੂੰ ਚੁੱਪ-ਚਾਪ ਵਾਪਸ ਲੈ ਲਿਆ ਜਾ ਸਕਦਾ ਹੈ, ਜਿਸ ਨਾਲ ਸ਼ਰਣ ਦੀ ਪ੍ਰਕਿਰਿਆ ਖਤਮ ਹੋ ਜਾਵੇਗੀ ਜਾਂ, ਸਮੱਗਰੀ ਦੀ ਢੁਕਵੀਂ ਸਮੀਖਿਆ ਤੋਂ ਬਾਅਦ, ਤੁਹਾਡੀ ਅਰਜ਼ੀ ਰੱਦ ਹੋ ਜਾਵੇਗੀ। ਹੋਰ ਜਾਣਕਾਰੀ ਲਈ ਕਿਰਪਾ ਕਰਕੇ "ਸ਼ਰਣ ਦੀ ਅਰਜ਼ੀ ਦੀ ਚੁੱਪਚਾਪ ਵਾਪਸੀ" ਦੇ ਅਧੀਨ ਵਿਸਤ੍ਰਿਤ ਵਿਆਖਿਆਵਾਂ ਵੇਖੋ।

ਇਸ ਤੋਂ ਇਲਾਵਾ, ਸਹਿਯੋਗ ਕਰਨ ਦੇ ਫਰਜ਼ ਦੀ ਉਲੰਘਣਾ ਕੁਝ ਮਾਮਲਿਆਂ ਵਿੱਚ ਤੁਹਾਡੇ ਸ਼ਰਣ ਮੰਗਣ ਵਾਲੇ ਲਾਭਾਂ ਵਿੱਚ ਕਟੌਤੀ ਦਾ ਕਾਰਨ ਬਣੇਗੀ, ਕਿਉਂਕਿ ਸੰਘੀ ਦਫ਼ਤਰ ਸੰਬੰਧਿਤ ਜਾਣਕਾਰੀ ਪ੍ਰਸਾਰਿਤ ਕਰਦਾ ਹੈ (§§ 1ਏ ਪੈਰਾ. 5 ਸ਼ਰਣ ਮੰਗਣ ਵਾਲੇ ਲਾਭ ਐਕਟ, 8 ਪੈਰਾ. 2ਏ ਸ਼ਰਣ ਐਕਟ)। ਕੁਝ ਖਾਸ ਸ਼ਰਤਾਂ ਦੇ ਤਹਿਤ, ਸਹਿਯੋਗ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਤੁਹਾਨੂੰ 18 ਮਹੀਨਿਆਂ ਤੋਂ ਵੱਧ ਸਮੇਂ ਲਈ ਰਿਸੈਪਸ਼ਨ ਸਹੂਲਤ ਵਿੱਚ ਰਹਿਣ ਲਈ ਮਜਬੂਰ ਹੋਣਾ ਪਵੇਗਾ (§ 47 ਪੈਰਾ. 1 ਸ਼ਰਣ ਐਕਟ)।

ਜੇਕਰ ਤੁਸੀਂ ਜਾਣਬੁੱਝ ਕੇ ਗਲਤ ਜਾਣਕਾਰੀ ਜਾਂ ਦਸਤਾਵੇਜ਼ ਪ੍ਰਦਾਨ ਕਰਕੇ ਅਧਿਕਾਰੀਆਂ ਨੂੰ ਧੋਖਾ ਦਿੰਦੇ ਹੋ, ਜਾਂ ਮਹੱਤਵਪੂਰਨ ਜਾਣਕਾਰੀ ਜਾਂ ਦਸਤਾਵੇਜ਼ਾਂ ਨੂੰ ਚੋਕੇ ਕੇ - ਖਾਸ ਕਰਕੇ ਤੁਹਾਡੀ ਪਛਾਣ ਜਾਂ ਕੌਮੀਅਤ ਨਾਲ ਸਬੰਧਤ - ਜੋ ਫੈਸਲੇ ਨੂੰ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਕਰ ਸਕਦੀ ਹੈ, ਤਾਂ ਤੁਹਾਡੇ ਕੇਸ ਦੀ ਪ੍ਰਕਿਰਿਆ ਇੱਕ ਤੇਜ਼ ਸਮੀਖਿਆ ਪ੍ਰਕਿਰਿਆ ਵਿੱਚ ਕੀਤੀ ਜਾ ਸਕਦੀ ਹੈ। ਇਹੀ ਗੱਲ ਉਦੋਂ ਵੀ ਲਾਗੂ ਹੁੰਦੀ ਹੈ ਜੇਕਰ ਤੁਸੀਂ ਆਪਣੀ ਪਛਾਣ ਜਾਂ ਕੌਮੀਅਤ ਦੀ ਸਥਾਪਨਾ ਨੂੰ ਰੋਕਣ ਲਈ ਜਾਣਬੁੱਝ ਕੇ ਪਛਾਣ ਜਾਂ ਯਾਤਰਾ ਦਸਤਾਵੇਜ਼ਾਂ ਨੂੰ ਨਸ਼ਟ ਕਰ ਦਿੱਤਾ ਹੈ ਜਾਂ ਨਿਪਟਾਰਾ ਕਰ ਦਿੱਤਾ ਹੈ।

ਭਾਵੇਂ ਤੁਸੀਂ ਸਪੱਸ਼ਟ ਤੌਰ 'ਤੇ ਜਾਂ ਚੁੱਪ-ਚਾਪ ਆਪਣੀ ਸ਼ਰਣ ਦੀ ਅਰਜ਼ੀ ਵਾਪਸ ਲੈ ਲੈਂਦੇ ਹੋ, ਫਿਰ ਵੀ ਸਹਿਯੋਗ ਕਰਨ ਦੀਆਂ ਤੁਹਾਡੀਆਂ ਜ਼ਿੰਮੇਵਾਰੀਆਂ ਕਾਇਮ ਰਹਿਣਗੀਆਂ।

ਸੁਣਨਾ ਧਾਰਾ 11, 12, 13, 55 ਸ਼ਰਣ ਦੀ ਪ੍ਰਕਿਰਿਆ ਨਿਯਮ, §§ 10 ਪੈਰਾ. 3, 17, 25 ਪੈਰਾ 2 ਸ਼ਰਣ ਐਕਟ

ਸਵੀਕਾਰਯੋਗਤਾ ਅਤੇ ਸਮੱਗਰੀ 'ਤੇ ਸੁਣਵਾਈ ਇੱਕ ਮੁਲਾਕਾਤ ਵਿੱਚ ਸਾਂਝੇ ਤੌਰ 'ਤੇ ਕੀਤੀ ਜਾ ਸਕਦੀ ਹੈ, ਜਿਸਦੀ ਸ਼ੁਰੂਆਤ ਸਵੀਕਾਰਯੋਗਤਾ 'ਤੇ ਸੁਣਵਾਈ ਨਾਲ ਹੁੰਦੀ ਹੈ।

ਤੁਹਾਨੂੰ ਸੰਘੀ ਦਫ਼ਤਰ ਦੇ ਸਾਹਮਣੇ ਸੁਣਵਾਈ ਲਈ ਇੱਕ ਅਪੋਇੰਟਮੈਂਟ ਪ੍ਰਾਪਤ ਹੋਵੇਗੀ। ਤੁਹਾਨੂੰ ਇਸ ਮੁਲਾਕਾਤ ਵਿੱਚ ਵਿਅਕਤੀਗਤ ਤੌਰ 'ਤੇ ਸ਼ਾਮਲ ਹੋਣਾ ਜ਼ਰੂਰੀ ਹੈ।

ਕਿਰਪਾ ਕਰਕੇ ਸੁਣਵਾਈ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਓ। ਜੇਕਰ ਤੁਸੀਂ ਮੁਲਾਕਾਤ 'ਤੇ ਹਾਜ਼ਰ ਨਹੀਂ ਹੋ ਸਕਦੇ, ਤਾਂ ਕਿਰਪਾ ਕਰਕੇ ਸਮੇਂ ਸਿਰ ਸੰਘੀ ਦਫ਼ਤਰ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੋ। ਸੁਣਵਾਈ ਵਿੱਚ ਤੁਹਾਡੇ ਨਾਲ ਤੁਹਾਡੇ ਦੁਆਰਾ ਨਿਯੁਕਤ ਕੀਤਾ ਗਿਆ ਵਕੀਲ ਜਾਂ ਤੁਹਾਡੇ ਦੁਆਰਾ ਭਰੋਸੇਯੋਗ ਵਿਅਕਤੀ (ਸਹਾਇਤਾ ਵਿਅਕਤੀ) ਹੋ ਸਕਦਾ ਹੈ। ਸੰਘੀ ਦਫ਼ਤਰ ਸੁਣਵਾਈ ਵੀ ਕਰ ਸਕਦਾ ਹੈ ਜੇਕਰ ਅਧਿਕਾਰਤ ਪ੍ਰਤੀਨਿਧੀ ਜਾਂ ਸਹਾਇਕ ਬਿਨਾਂ ਕਿਸੇ ਲੋੜੀਂਦੇ ਪੂਰਵ ਬਰਾਨੇ ਦੇ ਹਾਜ਼ਰ ਹੋਣ ਵਿੱਚ ਅਸਫਲ ਰਹਿੰਦਾ ਹੈ, ਭਾਵੇਂ ਅਪੋਇੰਟਮੈਂਟ ਦਾ

ਸੰਮਨ ਜਾਂ ਸੂਚਨਾ ਸਮੇਂ ਸਿਰ ਜਾਰੀ ਕੀਤੀ ਗਈ ਹੋਵੇ। ਫੈਡਰਲ ਦਫ਼ਤਰ ਦੇ ਕਰਮਚਾਰੀ ਦੁਆਰਾ ਤੁਹਾਡੇ ਤੋਂ ਸ਼ਰਣ ਲਈ ਅਰਜ਼ੀ ਦੇਣ ਦੇ ਕਾਰਨਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਹ ਕਰਮਚਾਰੀ ਤੁਹਾਡੇ ਮੂਲ ਦੇਸ਼ ਦੇ ਹਾਲਾਤਾਂ ਤੋਂ ਜਾਣੂ ਹੁੰਦਾ ਹੈ। ਸੁਣਵਾਈ ਵੇਲੇ ਇੱਕ ਭਾਸ਼ਾ ਵਿਚੋਲਾ ਵੀ ਉਪਲਬਧ ਹੋਵੇਗਾ। ਤੁਸੀਂ ਆਪਣੇ ਖਰਚੇ 'ਤੇ ਆਪਣੀ ਪਸੰਦ ਦੇ ਇੱਕ ਢੁਕਵੇਂ ਭਾਸ਼ਾ ਵਿਚੋਲੇ ਨੂੰ ਵੀ ਸ਼ਾਮਲ ਕਰਨ ਦੇ ਹੱਕਦਾਰ ਹੋ। ਸੁਣਵਾਈ ਦੌਰਾਨ, ਤੁਹਾਨੂੰ ਆਪਣੀ ਸ਼ਰਣ ਦੀ ਅਰਜ਼ੀ ਬਾਰੇ ਦੱਸਣ ਦਾ ਮੌਕਾ ਮਿਲੇਗਾ। ਤੁਹਾਨੂੰ ਇਹ ਦੱਸਣਾ ਹੋਵੇਗਾ ਕਿ ਤੁਹਾਨੂੰ ਅਤਿਆਚਾਰ ਜਾਂ ਗੰਭੀਰ ਨੁਕਸਾਨ ਦਾ ਡਰ ਕਿਉਂ ਹੈ ਅਤੇ ਜਿਸ ਲਈ ਤੁਸੀਂ ਸ਼ਰਣ ਲਈ ਅਰਜ਼ੀ ਦਿੱਤੀ ਹੈ, ਅਤੇ ਹੋਰ ਕਿਹੜੇ ਤੱਥ ਅਤੇ ਹਾਲਾਤ ਤੁਹਾਨੂੰ ਆਪਣੇ ਮੂਲ ਦੇਸ਼ ਵਾਪਸ ਜਾਣ ਤੋਂ ਰੋਕਦੇ ਹਨ। ਇਹ ਮਹੱਤਵਪੂਰਨ ਹੈ ਕਿ ਤੁਸੀਂ ਆਪਣੀ ਨਿੱਜੀ ਸਥਿਤੀ ਅਤੇ ਵਾਪਸੀ 'ਤੇ ਤੁਹਾਡੇ ਸਾਹਮਣੇ ਪੇਸ਼ ਆਉਣ ਵਾਲੇ ਖਾਸ ਖ਼ਤਰਿਆਂ ਦਾ ਪੂਰੀ ਤਰ੍ਹਾਂ ਅਤੇ ਸੱਚਾਈ ਨਾਲ ਵਰਣਨ ਕਰੋ। ਤੁਹਾਨੂੰ ਇਹ ਵੀ ਦੱਸਣਾ ਹੋਵੇਗਾ ਕਿ ਤੁਸੀਂ ਜਰਮਨੀ ਕਿਵੇਂ ਆਏ ਅਤੇ ਕੀ ਤੁਸੀਂ ਕਦੇ ਸ਼ਰਣ ਲਈ ਅਰਜ਼ੀ ਦਿੱਤੀ ਹੈ। ਤੁਹਾਨੂੰ ਸੁਣਵਾਈ ਤੋਂ ਪਹਿਲਾਂ ਆਪਣੇ ਕੋਲ ਮੌਜੂਦ ਸਾਰੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਸੁਣਵਾਈ ਦੌਰਾਨ ਤੁਸੀਂ ਜੇ ਤੱਥ ਪੇਸ਼ ਨਹੀਂ ਕਰਦੇ ਹੋ, ਉਨ੍ਹਾਂ ਨੂੰ ਬਾਅਦ ਵਿੱਚ, ਨਾ ਤਾਂ ਸੰਘੀ ਦਫ਼ਤਰ ਦੁਆਰਾ ਜਾਂ ਅਦਾਲਤੀ ਕਾਰਵਾਈਆਂ ਵਿੱਚ ਧਿਆਨ ਵਿੱਚ ਨਹੀਂ ਰੱਖਿਆ ਜਾ ਸਕਦਾ। ਇਹ ਉਹਨਾਂ ਦਸਤਾਵੇਜ਼ਾਂ 'ਤੇ ਵੀ ਲਾਗੂ ਹੁੰਦਾ ਹੈ ਜੋ ਤੁਸੀਂ ਸੁਣਵਾਈ 'ਤੇ ਜਮ੍ਹਾਂ ਨਹੀਂ ਕਰਦੇ।

ਜੇਕਰ, ਤੁਹਾਡੇ ਮਾਮਲੇ ਵਿੱਚ, ਇੱਕ ਡੇਟਾ ਕੈਰੀਅਰ ਨੂੰ ਪੜ੍ਹਿਆ ਗਿਆ ਸੀ, ਉਸ ਦਾ ਮੁਲਾਂਕਣ ਕੀਤਾ ਗਿਆ ਸੀ, ਅਤੇ ਮੁਲਾਂਕਣ ਦੇ ਨਤੀਜੇ ਨੂੰ ਕਾਨੂੰਨੀ ਨਿਯਮਾਂ ਦੇ ਅਨੁਸਾਰ ਕੇਸ ਫਾਈਲ ਵਿੱਚ ਜੋੜਿਆ ਗਿਆ ਸੀ, ਤਾਂ ਨਤੀਜਿਆਂ ਦੀ ਵਰਤੋਂ ਤੁਹਾਡੀ ਪਛਾਣ ਅਤੇ ਕੌਮੀਅਤ ਨਿਰਧਾਰਤ ਕਰਨ ਲਈ ਸ਼ਰਣ ਦੀ ਪ੍ਰਕਿਰਿਆ ਵਿੱਚ ਕੀਤੀ ਜਾਵੇਗੀ।

ਜੇਕਰ ਤੁਹਾਨੂੰ ਕੋਈ ਸੰਚਾਰ ਸਮੱਸਿਆ ਹੈ ਜਾਂ ਸਿਹਤ ਕਾਰਨਾਂ ਕਰਕੇ ਸੁਣਵਾਈ ਦੀ ਪਾਲਣਾ ਕਰਨ ਵਿੱਚ ਅਸਮਰੱਥ ਹੋ, ਤਾਂ ਕਿਰਪਾ ਕਰਕੇ ਸੰਘੀ ਦਫ਼ਤਰ ਦੇ ਕਰਮਚਾਰੀ ਨੂੰ ਸੂਚਿਤ ਕਰੋ।

ਨੋਟ:

ਸੁਣਵਾਈ ਅਤੇ ਭਾਸ਼ਾ ਦੀ ਵਿਆਖਿਆ ਤੁਹਾਡੀ ਪਸੰਦ ਦੇ ਲਿੰਗ ਦੇ ਵਿਅਕਤੀਆਂ ਦੁਆਰਾ ਕੀਤੀ ਜਾ ਸਕਦੀ ਹੈ, ਬਸ਼ਰਤੇ ਤੁਸੀਂ ਅਜਿਹੀ ਇੱਛਾ ਪ੍ਰਗਟ ਕਰੋ ਅਤੇ ਇਹ ਸੰਭਵ ਹੈ।

ਫੈਡਰਲ ਦਫ਼ਤਰ ਕੋਲ ਲਿੰਗ-ਵਿਸ਼ੇਸ਼ ਅਤਿਆਚਾਰਾਂ ਤੋਂ ਪ੍ਰਭਾਵਿਤ ਲੋਕਾਂ (ਜਿਵੇਂ ਕਿ ਬਲਾਤਕਾਰ, ਹੋਰ ਜਿਨਸੀ ਸ਼ੋਸ਼ਣ, ਧਮਕੀ ਭਰੇ ਜਣਨ ਅੰਗ ਕੱਟਣ, LGBTIQ ਲੋਕ), ਇਕੱਲਾ ਨਾਬਾਲਗ, ਸਦਮੇ ਵਿੱਚ ਆਏ ਲੋਕ ਅਤੇ ਤਸੱਦਦ ਦੇ ਪੀੜਤ, ਅਤੇ ਨਾਲ ਹੀ ਮਨੁੱਖੀ ਤਸਕਰੀ ਦੇ ਪੀੜਤਾਂ ਲਈ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਸਟਾਫ਼ ਹੈ। ਜੇਕਰ ਤੁਹਾਡੇ ਤੱਥਾਂ ਦਾ ਬਿਆਨ ਇਸ ਨਾਲ ਸਬੰਧਤ ਹੈ, ਤਾਂ ਕਿਰਪਾ ਕਰਕੇ ਸੁਣਵਾਈ ਤੋਂ ਪਹਿਲਾਂ ਜਿੰਨੀ ਜਲਦੀ ਹੋ ਸਕੇ ਆਪਣੇ ਪਸੰਦੀਦਾ ਲਿੰਗ ਦੇ ਵਿਅਕਤੀ ਦੁਆਰਾ ਵਿਆਖਿਆ ਅਤੇ ਸੁਣਵਾਈ ਦੀ ਇੱਛਾ ਪ੍ਰਗਟ ਕਰੋ।

ਸੁਣਵਾਈ ਦੀ ਸਮੱਗਰੀ ਦਾ ਇੱਕ ਟ੍ਰਾਂਸਕ੍ਰਿਪਟ ਬਣਾਇਆ ਜਾਵੇਗਾ, ਜਿਸ ਵਿੱਚ ਤੁਹਾਡੀ ਸਪੁਰਦਗੀ ਦੇ ਜ਼ਰੂਰੀ ਕਾਰਨ ਹੋਣਗੇ। ਕਿਸੇ ਵੀ ਗਲਤਫਹਿਮੀ ਦੇ ਸੰਬੰਧ ਵਿੱਚ, ਜਰਮਨ ਤੋਂ ਬੈਕ-ਟਰਾਂਸਲੇਸ਼ਨ ਦੌਰਾਨ ਟ੍ਰਾਂਸਕ੍ਰਿਪਟ ਨੂੰ ਠੀਕ ਕੀਤਾ ਜਾ ਸਕਦਾ ਹੈ। ਟ੍ਰਾਂਸਕ੍ਰਿਪਟ ਜਾਂ ਤਾਂ ਤੁਹਾਨੂੰ ਸੁਣਵਾਈ ਦੇ ਅੰਤ 'ਤੇ ਸੌਂਪ ਦਿੱਤੀ ਜਾਵੇਗੀ ਜਾਂ ਡਾਕ ਰਾਹੀਂ ਭੇਜੀ ਜਾਵੇਗੀ। ਇਸ ਤੋਂ ਇਲਾਵਾ, ਤੁਹਾਡੀ ਸੁਣਵਾਈ ਦੀ ਇੱਕ ਆਡੀਓ ਰਿਕਾਰਡਿੰਗ ਬਣਾਈ ਜਾਵੇਗੀ ਅਤੇ ਫਾਈਲ ਵਿੱਚ ਜੋੜ ਦਿੱਤੀ ਜਾਵੇਗੀ।

ਜੇਕਰ ਤੁਸੀਂ ਆਪਣੇ ਜੀਵਨ ਸਾਥੀ ਅਤੇ ਬੱਚਿਆਂ ਨਾਲ ਸਾਂਝੀ ਸ਼ਰਣ ਦੀ ਅਰਜ਼ੀ ਜਮ੍ਹਾਂ ਕਰਵਾਈ ਹੈ, ਅਤੇ ਤੁਸੀਂ ਇਹਨਾਂ ਲੋਕਾਂ ਨਾਲ ਇੱਕੋ ਪਤੇ 'ਤੇ ਰਹਿੰਦੇ ਹੋ, ਤਾਂ ਸੰਘੀ ਦਫ਼ਤਰ ਤੁਹਾਡੇ ਪੂਰੇ ਪਰਿਵਾਰ ਲਈ ਸੰਚਾਰ ਅਤੇ ਫੈਸਲਿਆਂ ਨੂੰ ਇੱਕ ਪੱਤਰ ਵਿੱਚ ਸੰਖੇਪ ਕਰ ਸਕਦਾ ਹੈ ਅਤੇ ਇਸਨੂੰ ਇੱਕ ਜੀਵਨ ਸਾਥੀ ਜਾਂ ਮਾਤਾ-ਪਿਤਾ ਨੂੰ ਭੇਜ ਸਕਦਾ ਹੈ।

3. ਸ਼ਰਣ ਪ੍ਰਬੰਧਕੀ ਪ੍ਰਕਿਰਿਆ ਦਾ ਸਿੱਟਾ

ਸ਼ਰਣ ਪ੍ਰਸ਼ਾਸਕੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਤੁਹਾਨੂੰ ਇੱਕ ਰਸਮੀ ਸੂਚਨਾ ਵਿੱਚ ਤੁਹਾਡੀ ਸ਼ਰਣ ਦੀ ਅਰਜ਼ੀ 'ਤੇ ਫੈਸਲੇ ਬਾਰੇ ਸੂਚਿਤ ਕੀਤਾ ਜਾਵੇਗਾ। ਜੇਕਰ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਂਦਾ ਹੈ, ਤਾਂ ਤੁਹਾਨੂੰ ਜਰਮਨੀ ਛੱਡਣ ਲਈ ਮਜਬੂਰ ਹੋਣਾ ਪਵੇਗਾ ਜੇਕਰ ਇਹ ਫੈਸਲਾ ਵਾਪਸੀ ਦੇ ਫੈਸਲੇ ਨਾਲ ਜੁੜਿਆ ਹੋਇਆ ਹੈ।

ਤੁਹਾਡੀ ਸ਼ਰਣ ਦੀ ਅਰਜ਼ੀ ਤੁਹਾਡੇ ਦੁਆਰਾ ਸਪੱਸ਼ਟ ਤੌਰ 'ਤੇ ਵਾਪਸ ਲਈ ਜਾ ਸਕਦੀ ਹੈ ਜਾਂ ਸੰਘੀ ਦਫ਼ਤਰ ਦੁਆਰਾ ਵਾਪਸ ਲਏ ਜਾਣ ਦਾ ਐਲਾਨ ਕੀਤਾ ਜਾ ਸਕਦਾ ਹੈ। ਆਪਣੀ ਅਰਜ਼ੀ ਵਾਪਸ ਲੈਣ ਨਾਲ ਤੁਹਾਡੀ ਕਾਰਵਾਈ ਬਿਨਾਂ ਕਿਸੇ ਠੋਸ ਸਮੀਖਿਆ ਦੇ ਖਤਮ ਹੋ ਸਕਦੀ ਹੈ, ਜਾਂ ਜੇ ਸਾਰੇ ਸੰਬੰਧਿਤ ਹਾਲਾਤ ਜਾਣੇ ਜਾਂਦੇ ਹਨ ਤਾਂ ਵਾਪਸੀ ਦੇ ਬਾਵਜੂਦ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਇਸਦੇ ਗੁਣਾਂ ਦੇ ਆਧਾਰ 'ਤੇ ਰੱਦ ਕੀਤਾ ਜਾ ਸਕਦਾ ਹੈ।

ਸ਼ਰਣ ਦੀ ਅਰਜ਼ੀ ਨੂੰ ਸੁਰੱਖਿਅਤ ਢੰਗ ਨਾਲ ਵਾਪਸ ਲੈਣਾ ਧਾਰਾ 32 ਸ਼ਰਣ ਐਕਟ, ਧਾਰਾ 41 ਸ਼ਰਣ ਦੀ ਪ੍ਰਕਿਰਿਆ

ਜੇਕਰ ਤੁਸੀਂ ਸਹਿਯੋਗ ਕਰਨ ਦੀਆਂ ਕੁਝ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹੋ, ਤਾਂ ਇਹ ਮੰਨਿਆ ਜਾਵੇਗਾ ਕਿ ਤੁਸੀਂ ਆਪਣੀ ਸ਼ਰਣ ਦੀ ਅਰਜ਼ੀ ਵਾਪਸ ਲੈਣ ਦਾ ਚੁੱਪ-ਚਾਪ ਐਲਾਨ ਕਰ ਰਹੇ ਹੋ। ਇਹ ਮਾਮਲਾ ਉਦੋਂ ਹੁੰਦਾ ਹੈ ਜਦੋਂ ਤੁਸੀਂ ਆਪਣੀ ਸ਼ਰਣ ਦੀ ਅਰਜ਼ੀ ਸਮੇਂ ਸਿਰ ਜਮ੍ਹਾਂ ਨਹੀਂ ਕਰਦੇ, ਭਾਵੇਂ ਤੁਹਾਡੇ ਕੋਲ ਅਜਿਹਾ ਕਰਨ ਦਾ ਮੌਕਾ ਸੀ, ਜੇ ਤੁਸੀਂ ਆਪਣੀ ਜ਼ਿੰਮੇਵਾਰੀ ਰਿਸੈਪਸ਼ਨ ਸਹੂਲਤ (ਜਿਸ ਵਿੱਚ ਤੁਹਾਨੂੰ ਭੇਜਿਆ ਗਿਆ ਹੋ ਸਕਦਾ ਹੈ) ਨੂੰ ਰਿਪੋਰਟ ਨਹੀਂ ਕਰਦੇ, ਜਾਂ ਜੇ ਤੁਸੀਂ ਵਾਰ-ਵਾਰ ਆਪਣਾ ਪਤਾ ਪ੍ਰਦਾਨ ਕਰਨ ਵਿੱਚ ਅਸਫਲ ਰਹਿੰਦੇ ਹੋ ਜਾਂ ਰਿਪੋਰਟਿੰਗ ਜ਼ਿੰਮੇਵਾਰੀ ਦੀ ਉਲੰਘਣਾ ਕਰਦੇ ਹੋ। ਇਸ ਤੋਂ ਇਲਾਵਾ, ਜੇਕਰ ਤੁਸੀਂ ਬਿਨਾਂ ਕਿਸੇ ਕਾਰਨ ਦੇ ਆਪਣੀ ਸੁਣਵਾਈ ਵਿੱਚ ਹਾਜ਼ਰ ਨਹੀਂ ਹੋਵੋ, ਜੇ ਤੁਸੀਂ ਆਪਣੀਆਂ ਫੋਟੋਆਂ ਅਤੇ ਉਂਗਲੀਆਂ ਦੇ ਨਿਸ਼ਾਨ ਲੈਣ ਤੋਂ ਇਨਕਾਰ ਕਰਦੇ ਹੋ, ਜਾਂ ਜੇ ਤੁਸੀਂ ਸ਼ਰਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਜਰਮਨੀ ਛੱਡ ਦਿੰਦੇ ਹੋ, ਤਾਂ ਤੁਹਾਡੀ ਅਰਜ਼ੀ ਨੂੰ ਚੁੱਪ-ਚਾਪ ਵਾਪਸ ਲਿਆ ਗਿਆ ਮੰਨਿਆ ਜਾਵੇਗਾ।

ਜੇਕਰ ਤੁਸੀਂ ਆਪਣੀ ਡਿਊਟੀ ਦੀ ਉਲੰਘਣਾ ਲਈ ਦੇਸ਼ੀ ਹੋ, ਤਾਂ ਸੰਘੀ ਦਫ਼ਤਰ ਇੱਕ ਫੈਸਲਾ ਜਾਰੀ ਕਰੇਗਾ ਜਿਸ ਵਿੱਚ ਐਲਾਨ ਕੀਤਾ ਜਾਵੇਗਾ ਕਿ ਅਰਜ਼ੀ ਨੂੰ ਚੁੱਪ-ਚਾਪ ਵਾਪਸ ਲੈ ਲਿਆ ਗਿਆ ਹੈ। ਜੇਕਰ ਸੰਘੀ ਦਫ਼ਤਰ ਪਹਿਲਾਂ ਹੀ ਇਹ ਨਿਰਧਾਰਤ ਕਰ ਚੁੱਕਾ ਹੈ ਕਿ ਤੁਸੀਂ ਅੰਤਰਰਾਸ਼ਟਰੀ ਸੁਰੱਖਿਆ ਦਰਜਾ ਪ੍ਰਾਪਤ ਕਰਨ ਲਈ ਲੋੜਾਂ ਪੂਰੀਆਂ ਨਹੀਂ ਕਰਦੇ ਹੋ, ਤਾਂ ਇਹ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਰੱਦ ਕਰ ਦੇਵੇਗਾ।

ਜੇਕਰ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਚੁੱਪ-ਚਾਪ ਵਾਪਸ ਲੈ ਲਿਆ ਗਿਆ ਐਲਾਨਿਆ ਜਾਂਦਾ ਹੈ, ਤਾਂ ਸੰਘੀ ਦਫ਼ਤਰ ਫਾਈਲ ਦੇ ਆਧਾਰ 'ਤੇ, ਬਿਨਾਂ ਕਿਸੇ ਹੋਰ ਸੁਣਵਾਈ ਦੇ, ਫੈਸਲਾ ਕਰੇਗਾ ਕਿ ਕੀ ਦੇਸ਼ ਨਿਕਾਲੇ ਦੀ ਮਨਾਹੀ ਮੌਜੂਦ ਹੈ ਅਤੇ, ਜੇ ਜ਼ਰੂਰੀ ਹੋਵੇ, ਤਾਂ ਵਾਪਸੀ ਦਾ ਫੈਸਲਾ ਜਾਰੀ ਕਰੇਗਾ। ਜੇਕਰ ਕੋਈ ਹੋਰ EU+ ਦੇਸ਼ ਤੁਹਾਡੀ ਸ਼ਰਣ ਦੀ ਅਰਜ਼ੀ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੈ, ਤਾਂ ਸੰਘੀ ਦਫ਼ਤਰ ਫੈਸਲਾ ਕਰੇਗਾ ਕਿ ਤੁਹਾਨੂੰ ਉੱਥੇ ਤਬਦੀਲ ਕੀਤਾ ਜਾਵੇਗਾ।

ਤੁਹਾਡੀ ਸ਼ਰਣ ਦੀ ਅਰਜ਼ੀ ਵਾਪਸ ਲੈਣ ਦੇ ਬਾਵਜੂਦ, ਸਹਿਯੋਗ ਕਰਨ ਦੀਆਂ ਤੁਹਾਡੀਆਂ ਜ਼ਿੰਮੇਵਾਰੀਆਂ ਲਾਗੂ ਰਹਿੰਦੀਆਂ ਹਨ। ਤੁਹਾਡਾ ਰਿਹਾਇਸ਼ੀ ਪਰਮਿਟ ਖਤਮ ਹੋ ਰਿਹਾ ਹੈ ਅਤੇ ਤੁਹਾਨੂੰ ਇੱਕ ਹਫ਼ਤੇ ਦੇ ਅੰਦਰ ਜਰਮਨੀ ਛੱਡਣਾ ਪਵੇਗਾ। ਇਹ ਸੰਭਵ ਹੈ ਕਿ ਤੁਹਾਡੇ 'ਤੇ ਦਾਖਲੇ ਅਤੇ ਰਿਹਾਇਸ਼ 'ਤੇ ਪਾਬੰਦੀ ਲਗਾਈ ਜਾਏਗੀ।

ਸ਼ਰਣ ਦੀ ਅਰਜ਼ੀ ਦੀ ਸਪੱਸ਼ਟ ਵਾਪਸੀ § 32 ਸ਼ਰਣ ਐਕਟ, ਧਾਰਾ 40 ਪੈਰਾ ਸ਼ਰਣ ਦੀ ਪ੍ਰਕਿਰਿਆ ਨਿਯਮ

ਜੇਕਰ ਤੁਸੀਂ ਆਪਣੀ ਸ਼ਰਣ ਦੀ ਅਰਜ਼ੀ ਖੁਦ ਵਾਪਸ ਲੈਣ ਦਾ ਇਰਾਦਾ ਰੱਖਦੇ ਹੋ, ਤਾਂ ਤੁਸੀਂ ਕਾਰਵਾਈ ਦੇ ਕਿਸੇ ਵੀ ਸਮੇਂ ਅਜਿਹਾ ਕਰ ਸਕਦੇ ਹੋ ਜਦੋਂ ਤੱਕ ਤੁਹਾਡੀ ਸ਼ਰਣ ਦੀ ਅਰਜ਼ੀ 'ਤੇ ਫੈਸਲਾ ਕਾਨੂੰਨੀ ਤੌਰ 'ਤੇ ਲਾਗੂ ਨਹੀਂ ਹੋ ਜਾਂਦਾ। ਤੁਸੀਂ ਇਹ ਵਿਅਕਤੀਗਤ ਤੌਰ 'ਤੇ, ਲਿਖਤੀ ਰੂਪ ਵਿੱਚ, ਜਾਂ ਕਿਸੇ ਵੀ ਸ਼ਾਖਾ ਦਫ਼ਤਰ ਜਾਂ ਸੰਘੀ ਦਫ਼ਤਰ ਦੇ ਮੁੱਖ ਦਫ਼ਤਰ, ਜਾਂ ਹੋਰ ਸਮਰੱਥ ਅਧਿਕਾਰੀਆਂ (ਸੰਘੀ ਪੁਲਿਸ, ਰਾਜ ਪੁਲਿਸ, ਜੇਲ੍ਹ ਜਾਂ ਇਮੀਗ੍ਰੇਸ਼ਨ ਦਫ਼ਤਰ) ਵਿਖੇ ਆਪਣੇ ਕਾਨੂੰਨੀ ਪ੍ਰਤੀਨਿਧੀ ਰਾਹੀਂ ਕਰ ਸਕਦੇ ਹੋ। ਸੰਘੀ ਦਫ਼ਤਰ ਇੱਕ ਫੈਸਲਾ ਜਾਰੀ ਕਰਦਾ ਹੈ ਜਿਸ ਵਿੱਚ ਐਲਾਨ ਕੀਤਾ ਜਾਂਦਾ ਹੈ ਕਿ ਸ਼ਰਣ ਦੀ ਅਰਜ਼ੀ ਸਪੱਸ਼ਟ ਤੌਰ 'ਤੇ ਵਾਪਸ ਲੈ ਲਈ ਗਈ ਹੈ। ਜੇਕਰ ਸੰਘੀ ਦਫ਼ਤਰ ਪਹਿਲਾਂ ਹੀ ਇਹ ਨਿਰਧਾਰਤ ਕਰ ਚੁੱਕਾ ਹੈ ਕਿ ਤੁਸੀਂ ਅੰਤਰਰਾਸ਼ਟਰੀ ਸੁਰੱਖਿਆ ਦਰਜਾ ਪ੍ਰਾਪਤ ਕਰਨ ਲਈ ਲੋੜਾਂ ਪੂਰੀਆਂ ਨਹੀਂ ਕਰਦੇ ਹੋ, ਤਾਂ ਇਹ ਤੁਹਾਡੀ ਸ਼ਰਣ ਦੀ ਅਰਜ਼ੀ ਨੂੰ ਰੱਦ ਕਰ ਦੇਵੇਗਾ। ਜੇਕਰ ਸ਼ਰਣ ਦੀ ਅਰਜ਼ੀ ਨੂੰ ਸਪੱਸ਼ਟ ਤੌਰ 'ਤੇ ਵਾਪਸ ਲੈ ਲਿਆ ਜਾਂਦਾ ਹੈ, ਤਾਂ ਸੰਘੀ ਦਫ਼ਤਰ ਫਾਈਲ ਦੇ ਆਧਾਰ 'ਤੇ, ਬਿਨਾਂ ਕਿਸੇ ਹੋਰ ਸੁਣਵਾਈ ਦੇ, ਫੈਸਲਾ ਕਰਦਾ ਹੈ ਕਿ ਕੀ ਦੇਸ਼ ਨਿਕਾਲੇ ਦੀ ਮਨਾਹੀ ਮੌਜੂਦ ਹੈ ਅਤੇ, ਜੇ ਜ਼ਰੂਰੀ ਹੋਵੇ, ਤਾਂ ਵਾਪਸੀ ਦਾ ਫੈਸਲਾ ਜਾਰੀ ਕਰਦਾ ਹੈ। ਜੇਕਰ ਕੋਈ ਹੋਰ EU+ ਦੇਸ਼ ਤੁਹਾਡੀ ਸ਼ਰਣ ਦੀ ਬੇਨਤੀ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੈ, ਤਾਂ ਸੰਘੀ

ਦਫ਼ਤਰ ਫੈਸਲਾ ਕਰੇਗਾ ਕਿ ਤੁਹਾਨੂੰ ਉੱਥੇ ਤਬਦੀਲ ਕੀਤਾ ਜਾਵੇਗਾ।

ਇਹ ਐਲਾਨ ਕਰਨ ਵਾਲੇ ਫੈਸਲੇ ਕਿ ਸ਼ਰਣ ਦੀ ਅਰਜੀ ਸਪੱਸ਼ਟ ਤੌਰ 'ਤੇ ਵਾਪਸ ਲੈ ਲਈ ਗਈ ਹੈ, ਵਿਰੁੱਧ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਫੈਸਲੇ ਵਿਰੁੱਧ ਕੋਈ ਕਾਨੂੰਨੀ ਉਪਾਅ ਨਹੀਂ ਹੈ। ਹਾਲਾਂਕਿ, ਤੁਸੀਂ ਦੇਸ਼ ਨਿਕਾਲੇ 'ਤੇ ਪਾਬੰਦੀਆਂ, ਵਾਪਸੀ ਦੇ ਫੈਸਲੇ, ਅਤੇ ਇਸ ਸੰਦਰਭ ਵਿੱਚ ਜਾਰੀ ਕੀਤੇ ਗਏ ਹੋਰ ਫੈਸਲਿਆਂ ਦੇ ਵਿਰੁੱਧ ਅਪੀਲ ਦਰਜ ਕਰ ਸਕਦੇ ਹੋ। ਆਪਣੀ ਸ਼ਰਣ ਦੀ ਅਰਜੀ ਵਾਪਸ ਲੈਣ ਨਾਲ ਸਹਿਯੋਗ ਕਰਨ ਦੀ ਤੁਹਾਡੀ ਜ਼ਿੰਮੇਵਾਰੀ ਖਤਮ ਨਹੀਂ ਹੋ ਜਾਂਦੀ। ਤੁਹਾਨੂੰ ਆਪਣੀ ਨਿਕਲ ਜਾਣ ਦੀ ਘੋਸ਼ਣਾ ਦੇ ਸਮੇਂ ਕਢਵਾਉਣ ਦੇ ਸਾਰੇ ਪ੍ਰਕਿਰਿਆਤਮਕ ਨਤੀਜਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਵੇਗੀ।

ਵਾਪਸੀ ਜਾਂ ਅੰਤਿਮ ਇਨਕਾਰ ਦੀ ਸਥਿਤੀ ਵਿੱਚ ਨਿਵਾਸ ਪਰਮਿਟ ਦੇਣ ਦੇ ਨਤੀਜੇ § 14 ਪੈਰਾ 1 ਸਜ਼ਾ 3 ਸ਼ਰਣ ਕਾਨੂੰਨ ਧਾਰਾ 10 ਪੈਰਾ 3 ਰਿਹਾਇਸ਼ ਐਕਟ ਦੇ ਨਾਲ ਜੋੜ ਕੇ

ਜੇਕਰ ਤੁਹਾਡੀ ਸ਼ਰਣ ਦੀ ਅਰਜੀ ਵਾਪਸ ਲਈ ਗਈ ਮੰਨੀ ਜਾਂਦੀ ਹੈ, ਜਾਂ ਤੁਸੀਂ ਆਪਣੀ ਸ਼ਰਣ ਦੀ ਅਰਜੀ ਸਪੱਸ਼ਟ ਤੌਰ 'ਤੇ ਵਾਪਸ ਲੈ ਲਈ ਹੈ, ਜਾਂ ਤੁਹਾਡੀ ਅਰਜੀ ਨੂੰ ਨਿਸ਼ਚਤ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ, ਤਾਂ ਨਿਵਾਸ ਪਰਮਿਟ ਦੇਣਾ ਕੁਝ ਪਾਬੰਦੀਆਂ ਦੇ ਅਧੀਨ ਹੈ। ਉਸ ਤੋਂ ਬਾਅਦ, ਇੱਕ ਨਿਵਾਸ ਪਰਮਿਟ ਸਿਰਫ਼ ਅੰਤਰਰਾਸ਼ਟਰੀ ਕਾਨੂੰਨ, ਮਾਨਵਤਾਵਾਦੀ ਜਾਂ ਰਾਜਨੀਤਿਕ ਕਾਰਨਾਂ ਕਰਕੇ, ਜਾਂ ਹੋਰ ਉਦੇਸ਼ਾਂ (ਉਦਾਹਰਣ ਵਜੋਂ, ਰੁਜ਼ਗਾਰ ਜਾਂ ਸਿੱਖਿਆ) ਲਈ ਦਿੱਤਾ ਜਾ ਸਕਦਾ ਹੈ, ਜੇਕਰ ਨਿਵਾਸ ਪਰਮਿਟ ਦੇਣ ਦਾ ਹੱਕ ਹੈ।

ਸਿਖਲਾਈ ਜਾਂ ਰੁਜ਼ਗਾਰ ਲਈ ਸਹਿਣਯੋਗ ਠਹਿਰਾਅ §§ ਰਿਹਾਇਸ਼ ਐਕਟ ਦੀ ਧਾਰਾ 60c, 60d

ਜੇਕਰ ਤੁਹਾਡੀ ਸ਼ਰਣ ਦੀ ਅਰਜੀ ਰੱਦ ਹੋ ਜਾਂਦੀ ਹੈ, ਤਾਂ ਤੁਹਾਨੂੰ ਜਰਮਨੀ ਛੱਡਣ ਲਈ ਮਜਬੂਰ ਹੋਣਾ ਪਵੇਗਾ। ਸਮਾਜਿਕ ਸੁਰੱਖਿਆ ਯੋਗਦਾਨਾਂ ਦੇ ਅਧੀਨ ਕਿੱਤਾਮੁਖੀ ਸਿਖਲਾਈ ਜਾਂ ਰੁਜ਼ਗਾਰ ਦੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਹੋਰ ਠਹਿਰਨ ਦੀ ਆਗਿਆ ਦਿੱਤੀ ਜਾ ਸਕਦੀ ਹੈ। ਦੇਸ਼ ਨਿਕਾਲੇ ਦੇ ਅਜਿਹੇ ਅਸਥਾਈ ਨਿਵਾਸ ਪਰਮਿਟ ਲਈ, ਹੋਰ ਚੀਜ਼ਾਂ ਦੇ ਨਾਲ, ਤੁਹਾਡੀ ਪਛਾਣ ਤੁਹਾਡੇ ਦਾਖਲੇ ਦੇ ਛੇ ਮਹੀਨਿਆਂ ਦੇ ਅੰਦਰ ਸਪੱਸ਼ਟ ਕਰਨ ਦੀ ਲੋੜ ਹੁੰਦੀ ਹੈ। ਪਛਾਣ ਆਮ ਤੌਰ 'ਤੇ ਪਾਸਪੋਰਟ ਦੁਆਰਾ ਸਾਬਤ ਕੀਤੀ ਜਾਂਦੀ ਹੈ। ਜੇਕਰ ਪਾਸਪੋਰਟ ਪੇਸ਼ ਨਹੀਂ ਕੀਤਾ ਜਾ ਸਕਦਾ, ਤਾਂ ਤੁਹਾਡੇ ਮੂਲ ਦੇਸ਼ ਦੁਆਰਾ ਜਾਰੀ ਕੀਤੇ ਗਏ ਹੋਰ ਅਧਿਕਾਰਤ ਦਸਤਾਵੇਜ਼ ਜੋ ਤੁਹਾਡੀ ਪਛਾਣ ਸਾਬਤ ਕਰ ਸਕਦੇ ਹਨ, 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਪਛਾਣ ਸਪੱਸ਼ਟ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਹਨ, ਤਾਂ ਅਸਥਾਈ ਨਿਵਾਸ ਪਰਮਿਟ ਅਜੇ ਵੀ ਦਿੱਤਾ ਜਾ ਸਕਦਾ ਹੈ ਭਾਵੇਂ ਤੁਹਾਡੀ ਪਛਾਣ ਬਾਅਦ ਵਿੱਚ ਸਪੱਸ਼ਟ ਕੀਤੀ ਜਾ ਸਕੇ। ਇਸ ਲਈ ਇਹ ਤੁਹਾਡੇ ਹਿੱਤ ਵਿੱਚ ਹੈ ਕਿ ਤੁਸੀਂ ਸਾਰੇ ਦਸਤਾਵੇਜ਼ ਜਮ੍ਹਾਂ ਕਰੋ ਜੋ ਸ਼ਰਣ ਦੀ ਪ੍ਰਕਿਰਿਆ ਦੌਰਾਨ ਤੁਹਾਡੀ ਪਛਾਣ ਸਾਬਤ ਕਰ ਸਕਣ। ਸਿਖਲਾਈ ਜਾਂ ਰੁਜ਼ਗਾਰ ਦੇ ਉਦੇਸ਼ਾਂ ਲਈ ਅਸਥਾਈ ਨਿਵਾਸ ਪਰਮਿਟ ਬਾਰੇ ਹੋਰ ਜਾਣਕਾਰੀ ਤੁਹਾਡੇ ਖੇਤਰ ਲਈ ਜ਼ਿੰਮੇਵਾਰ ਇਮੀਗ੍ਰੇਸ਼ਨ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਸਵੈ-ਇੱਛਤ ਵਾਪਸੀ § 14 ਪੈਰਾ 3 ਸ਼ਰਣ ਐਕਟ

ਤੁਹਾਨੂੰ ਆਪਣੇ ਦੇਸ਼ ਵਿੱਚ ਸਵੈ-ਇੱਛਤ ਵਾਪਸੀ ਦੇ ਵਿਕਲਪਾਂ ਬਾਰੇ ਵੱਖਰੀ ਜਾਣਕਾਰੀ ਪ੍ਰਾਪਤ ਹੋਵੇਗੀ।

4. ਸਜ਼ਾ ਦੇ ਪ੍ਰਬੰਧ § 69 ਪੈਰਾ 1, 70, 84, 85, 86 ਸ਼ਰਣ ਐਕਟ

ਜੇਕਰ ਤੁਹਾਨੂੰ ਕਿਸੇ ਰਿਸੈਪਸ਼ਨ ਸਹੂਲਤ (ਅਸਾਈਨਮੈਂਟ ਆਰਡਰ) ਵਿੱਚ ਅਸਾਈਨਮੈਂਟ ਮਿਲਦੀ ਹੈ ਅਤੇ ਤੁਸੀਂ ਤੁਰੰਤ ਨਿਰਧਾਰਤ ਸਥਾਨ 'ਤੇ ਨਹੀਂ ਜਾਂਦੇ, ਤਾਂ ਤੁਹਾਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਪੈਸੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਇਹ ਜੁਰਮਾਨਾ ਉਦੋਂ ਵੀ ਲਾਗੂ ਹੁੰਦਾ ਹੈ ਜੇਕਰ ਤੁਸੀਂ ਆਪਣੇ ਇਮੀਗ੍ਰੇਸ਼ਨ ਅਥਾਰਟੀ ਦੇ ਜ਼ਿਲ੍ਹੇ ਵਿੱਚ ਆਪਣੇ ਨਿਵਾਸ 'ਤੇ ਸਥਾਨਿਕ ਪਾਬੰਦੀ ਦੀ ਵਾਰ-ਵਾਰ ਉਲੰਘਣਾ ਕਰਦੇ ਹੋ। ਇਹ ਉਦੋਂ

ਵੀ ਲਾਗੂ ਹੁੰਦਾ ਹੈ ਜੇਕਰ ਤੁਸੀਂ ਕਿਸੇ ਖਾਸ ਸਥਾਨਿਕ ਪਾਬੰਦੀ ਦੇ ਆਦੇਸ਼ ਦੇ ਅਧੀਨ ਹੋ ਅਤੇ ਇਸਦੀ ਉਲੰਘਣਾ ਕਰਦੇ ਹੋ।

ਜੇਕਰ ਤੁਸੀਂ ਆਪਣੀ ਰੇਜ਼ੀ-ਰੇਟੀ ਸੁਰੱਖਿਅਤ ਕਰਨ ਵਿੱਚ ਅਸਮਰੱਥ ਹੋ, ਤਾਂ ਤੁਹਾਨੂੰ ਕਿਸੇ ਖਾਸ ਨਗਰਪਾਲਿਕਾ, ਅਪਾਰਟਮੈਂਟ ਜਾਂ ਰਿਹਾਇਸ਼ ਵਿੱਚ ਜਾਣ ਜਾਂ ਰਹਿਣ ਦੀ ਲੋੜ ਹੋ ਸਕਦੀ ਹੈ, ਸੰਭਵ ਤੌਰ 'ਤੇ ਕਿਸੇ ਹੋਰ ਇਮੀਗ੍ਰੇਸ਼ਨ ਅਥਾਰਟੀ ਦੇ ਜ਼ਿਲ੍ਹੇ ਵਿੱਚ ਵੀ। ਜੇਕਰ ਤੁਸੀਂ ਪਾਲਣਾ ਕਰਨ ਤੋਂ ਇਨਕਾਰ ਕਰਦੇ ਹੋ, ਤਾਂ ਤੁਹਾਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਪੈਸੇ ਦਾ ਜੁਰਮਾਨਾ ਹੋ ਸਕਦਾ ਹੈ।

ਜੇਕਰ ਤੁਸੀਂ ਬਿਨਾਂ ਅਧਿਕਾਰ ਦੇ ਨੌਕਰੀ ਕਰਦੇ ਹੋ, ਤਾਂ ਤੁਹਾਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਪੈਸੇ ਦਾ ਜੁਰਮਾਨਾ ਵੀ ਹੋ ਸਕਦਾ ਹੈ।

ਜੇਕਰ, ਤੁਹਾਡੀ ਬਿਹਤਰ ਸਮਝ ਦੇ ਵਿਰੁੱਧ, ਤੁਸੀਂ ਆਪਣੀ ਉਮਰ, ਪਛਾਣ, ਜਾਂ ਕੌਮੀਅਤ ਸੰਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਸਫਲ ਰਹਿੰਦੇ ਹੋ, ਜਾਂ ਗਲਤ ਜਾਂ ਅਧੂਰੀ ਪ੍ਰਦਾਨ ਕਰਦੇ ਹੋ, ਜਾਂ ਜੇ ਤੁਸੀਂ ਪਾਸਪੋਰਟ, ਪਾਸਪੋਰਟ ਬਦਲ, ਲੋੜੀਂਦਾ ਦਸਤਾਵੇਜ਼, ਹੋਰ ਦਸਤਾਵੇਜ਼, ਜਾਂ ਡੇਟਾ ਕੈਰੀਅਰ ਪੇਸ਼ ਕਰਨ ਜਾਂ ਸਮਰਪਣ ਕਰਨ ਤੋਂ ਇਨਕਾਰ ਕਰਦੇ ਹੋ, ਤਾਂ ਤੁਹਾਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਪੈਸੇ ਦਾ ਜੁਰਮਾਨਾ ਵੀ ਹੋ ਸਕਦਾ ਹੈ।

ਜੇਕਰ ਤੁਸੀਂ ਸ਼ਰਣ ਐਕਟ ਦੇ § 1 ਪੈਰਾ 1 ਨੰਬਰ 2 ਦੇ ਅਰਥਾਂ ਵਿੱਚ ਸ਼ਰਣ ਦੇ ਹੱਕਦਾਰ ਵਿਅਕਤੀ ਵਜੋਂ ਮਾਨਤਾ ਪ੍ਰਾਪਤ ਕਰਨ ਜਾਂ ਅੰਤਰਰਾਸ਼ਟਰੀ ਸੁਰੱਖਿਆ ਪ੍ਰਦਾਨ ਕਰਨ ਲਈ ਜਾਂ ਸੁਰੱਖਿਆ ਨੂੰ ਰੱਦ ਕਰਨ ਤੋਂ ਰੋਕਣ ਲਈ ਸੰਘੀ ਦਫ਼ਤਰ ਦੇ ਸਾਹਮਣੇ ਜਾਂ ਅਦਾਲਤੀ ਕਾਰਵਾਈ ਵਿੱਚ ਗਲਤ ਜਾਂ ਅਧੂਰੀ ਜਾਣਕਾਰੀ ਪ੍ਰਦਾਨ ਕਰਦੇ ਹੋ, ਤਾਂ ਤੁਹਾਨੂੰ ਤਿੰਨ ਸਾਲ ਤੱਕ ਦੀ ਕੈਦ ਜਾਂ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਉਦੋਂ ਵੀ ਲਾਗੂ ਹੁੰਦਾ ਹੈ ਜੇਕਰ ਤੁਸੀਂ ਦੂਜੇ ਵਿਦੇਸ਼ੀਆਂ ਨੂੰ ਸ਼ਰਣ ਦੀ ਦੁਰਵਰਤੋਂ ਵਾਲੀ ਅਰਜ਼ੀ ਜਮ੍ਹਾਂ ਕਰਨ ਲਈ ਜਾਂ ਸ਼ਰਣ ਦੀ ਪ੍ਰਕਿਰਿਆ ਵਿੱਚ ਗਲਤ ਜਾਣਕਾਰੀ ਪ੍ਰਦਾਨ ਕਰਨ ਲਈ ਉਕਸਾਉਂਦੇ ਹੋ। ਜੇਕਰ ਤੁਸੀਂ ਵਿੱਤੀ ਲਾਭ ਲਈ ਅਜਿਹਾ ਕਰਦੇ ਹੋ ਜਾਂ ਆਪਣੀ ਗਵਾਹੀ ਵਿੱਚ ਪੰਜ ਤੋਂ ਵੱਧ ਵਿਦੇਸ਼ੀਆਂ ਨੂੰ ਪ੍ਰਭਾਵਿਤ ਕਰਦੇ ਹੋ, ਤਾਂ ਤੁਹਾਨੂੰ ਪੰਜ ਸਾਲ ਤੱਕ ਦੀ ਕੈਦ ਜਾਂ ਪੈਸੇ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀਂ ਵਪਾਰਕ ਤੌਰ 'ਤੇ ਜਾਂ ਕਿਸੇ ਗਿਰੋਹ ਦੇ ਮੈਂਬਰ ਵਜੋਂ ਕੰਮ ਕਰਦੇ ਹੋ, ਤਾਂ ਤੁਹਾਨੂੰ ਦਸ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਅਜਿਹਾ ਕਰਨ ਦੀ ਕੋਸ਼ਿਸ਼ ਕਰਨਾ ਸਜ਼ਾਯੋਗ ਅਪਰਾਧ ਹੈ।

ਜੇਕਰ ਤੁਸੀਂ ਆਪਣੀ ਸੁਣਵਾਈ ਜਾਂ ਉਸ ਵਿੱਚ ਦੱਸੇ ਗਏ ਕਿਸੇ ਵੀ ਭਾਗ ਦੀ ਆਡੀਓ ਰਿਕਾਰਡਿੰਗ ਪ੍ਰਕਾਸ਼ਿਤ ਕਰਦੇ ਹੋ ਜਾਂ ਉਪਲਬਧ ਕਰਵਾਉਂਦੇ ਹੋ, ਤਾਂ ਤੁਹਾਨੂੰ 3,000 ਯੂਰੋ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਹ ਉਦੋਂ ਵੀ ਲਾਗੂ ਹੁੰਦਾ ਹੈ ਜੇਕਰ ਤੁਸੀਂ ਕਿਸੇ ਵੀ ਰਿਹਾਇਸ਼ੀ ਪਾਬੰਦੀਆਂ ਦੀ ਉਲੰਘਣਾ ਕਰਦੇ ਹੋ ਜੋ ਤੁਹਾਡੇ 'ਤੇ ਲਗਾਈਆਂ ਗਈਆਂ ਹੋ ਸਕਦੀਆਂ ਹਨ।

ਜੇਕਰ ਤੁਹਾਡੇ ਵੱਲੋਂ ਕੁਝ ਦੁਰਵਿਵਹਾਰ ਹੁੰਦਾ ਹੈ, ਤਾਂ ਇਸ ਗੱਲ ਦੀ ਸੰਭਾਵਨਾ ਹੈ ਕਿ ਤੁਹਾਨੂੰ ਅਦਾਲਤ ਦੇ ਹੁਕਮ ਦੁਆਰਾ ਹਿਰਾਸਤ ਵਿੱਚ ਲਿਆ ਜਾਵੇਗਾ। ਇਹ ਖਾਸ ਤੌਰ 'ਤੇ ਲਾਗੂ ਹੁੰਦਾ ਹੈ ਜੇਕਰ ਤੁਸੀਂ ਆਪਣੀ ਪਛਾਣ ਸਥਾਪਤ ਹੋਣ ਤੋਂ ਰੋਕਣ ਲਈ ਲੁਕ ਜਾਂਦੇ ਹੋ, ਆਵਾਜਾਈ ਦੀ ਆਜ਼ਾਦੀ ਦੀ ਪਾਬੰਦੀ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹੋ, ਜਾਂ ਤੀਜੀ ਧਿਰ ਦੇ ਮਹੱਤਵਪੂਰਨ ਕਾਨੂੰਨੀ ਹਿੱਤਾਂ ਲਈ ਖ਼ਤਰਾ ਪੈਦਾ ਕਰਦੇ ਹੋ। ਨਜ਼ਰਬੰਦੀ ਸਹੂਲਤਾਂ ਨਿਯਮਤ ਜੇਲ੍ਹਾਂ ਤੋਂ ਵੱਖਰੀਆਂ ਹਨ। ਜੇਕਰ ਤੁਹਾਡੀ ਪਛਾਣ ਜਾਂ ਕੌਮੀਅਤ ਤੁਹਾਡੇ ਕਾਰਨਾਂ ਕਰਕੇ ਸਥਾਪਿਤ ਨਹੀਂ ਕੀਤੀ ਜਾ ਸਕਦੀ ਅਤੇ ਤੁਸੀਂ ਲੁਕ ਕੇ ਸੁਧਾਰ ਤੋਂ ਬਚਦੇ ਹੋ ਤਾਂ ਹਿਰਾਸਤ ਵਿੱਚ ਲੈਣਾ ਸੰਭਵ ਹੈ। ਜੇਕਰ ਤੁਸੀਂ ਆਪਣੀ ਆਵਾਜਾਈ ਦੀ ਆਜ਼ਾਦੀ 'ਤੇ ਲਗਾਈਆਂ ਗਈਆਂ ਕਿਸੇ ਵੀ ਪਾਬੰਦੀਆਂ ਦੀ ਉਲੰਘਣਾ ਕਰਦੇ ਹੋ ਅਤੇ ਭੱਜਣ ਦਾ ਜੋਖਮ ਹੁੰਦਾ ਹੈ, ਤਾਂ ਸ਼ਰਣ ਦੀ ਕਾਰਵਾਈ ਦੌਰਾਨ ਨਜ਼ਰਬੰਦੀ ਵੀ ਸੰਭਵ ਹੈ। ਜੇਕਰ ਤੁਸੀਂ ਤੀਜੀ ਧਿਰ ਦੇ ਜੀਵਨ ਅਤੇ ਅੰਗਾਂ ਲਈ ਜਾਂ ਅੰਦਰੂਨੀ ਸੁਰੱਖਿਆ ਦੇ ਮਹੱਤਵਪੂਰਨ ਕਾਨੂੰਨੀ ਹਿੱਤਾਂ ਲਈ ਇੱਕ ਮਹੱਤਵਪੂਰਨ ਖ਼ਤਰਾ ਪੈਦਾ ਕਰਦੇ ਹੋ, ਤਾਂ ਸ਼ਰਣ ਦੀ ਕਾਰਵਾਈ ਦੌਰਾਨ ਨਜ਼ਰਬੰਦੀ ਵੀ ਸੰਭਵ ਹੈ।

ਸਰਵ ਐਕਟ ਅਤੇ ਨਿਯਮ (EU) 2024/1348 ਦੇ ਸਭ ਤੋਂ ਮਹੱਤਵਪੂਰਨ ਉਪਬੰਧਾਂ ਵਾਲੇ ਅੰਸ਼ ਹੇਠਾਂ ਛਾਪੇ ਗਏ ਹਨ। ਜੇਕਰ ਇਸ ਬਾਰੇ ਤੁਹਾਡੇ ਕੋਈ ਸਵਾਲ ਹਨ, ਤਾਂ ਕਿਰਪਾ ਕਰਕੇ ਤੁਰੰਤ ਸੰਪੀ ਦਫ਼ਤਰ ਨਾਲ ਸੰਪਰਕ ਕਰੋ।

§ 10 AsylG Zustellungsvorschriften (Auszug)

(1) Unbeschadet der Pflicht aus Artikel 9 Absatz 2 Unterabsatz 1 Buchstabe c der Verordnung (EU) 2024/1348 hat der Ausländerwährend der Dauer des Asylverfahrens vorzusorgen, dass ihn Mitteilungen des Bundesamtes, der zuständigen Ausländerbehörde und der an gerufenen Gerichte stets erreichen können; insbesondere hat er jeden Wechsel seiner Anschrift den genannten Stellen unverzüglich anzuzeigen.

(2) Liegt ein Fall des Artikels 36 Absatz 1 Satz 2 der Verordnung (EU) 2024/1348 oder des Artikels 42 Absatz 3 der Verordnung (EU) 2024/1351 vor, soll an den Bevollmächtigten zugestellt werden, sofern der Ausländer einen solchen bestellt hat. Unbeschadet von Artikel 9 Absatz 3 Unterabsatz 1 der Verordnung (EU) 2024/1348 muss der Ausländer Zustellungen und formlose Mitteilungen unter der letzten Anschrift, die der jeweiligen Stelle nach Absatz 1 auf Grund seines Asylantrags oder seiner Mitteilung bekannt ist, gegen sich gelten lassen, wenn er für das Verfahren weder einen Bevollmächtigten bestellt noch einen Empfangsberechtigten benannt hat oder diesen nicht zugestellt werden kann. Das Gleiche gilt, wenn die letzte bekannte Anschrift, unter der der Ausländer wohnt oder zu wohnen verpflichtet ist, durch eine öffentliche Stelle mitgeteilt worden ist. Der Ausländer muss Zustellungen und formlose Mitteilungen anderer als der in Absatz 1 bezeichneten öffentlichen Stellen unter der Anschrift gegen sich gelten lassen, unter der er nach den Sätzen 2 und 3 Zustellungen und formlose Mitteilungen des Bundesamtes gegen sich gelten lassen muss. Kann die Sendung dem Ausländer nicht zugestellt werden, so gilt die Zustellung mit der Aufgabe zur Post als bewirkt, selbst wenn die Sendung als unzustellbar zurückkommt.

(3) Betreiben Familienangehörige im Sinne des § 26 Absatz 1 bis 3 ein gemeinsames Asylverfahren und ist nach Absatz 2 für alle Familienangehörigen dieselbe Anschrift maßgebend, können für sie bestimmte Entscheidungen und Mitteilungen in einem Bescheid oder einer Mitteilung zusammengefasst und einem Familienangehörigen zugestellt werden, sofern er volljährig ist. In der Anschrift sind alle volljährigen Familienangehörigen zu nennen, für die die Entscheidung oder Mitteilung bestimmt ist. In der Entscheidung oder Mitteilung ist ausdrücklich darauf hinzuweisen, gegenüber welchen Familienangehörigen sie gilt.

(4) In einer Aufnahmeeinrichtung hat diese Zustellungen und formlose Mitteilungen an die Ausländer, die nach Maßgabe des Absatzes 2 Zustellungen und formlose Mitteilungen unter der Anschrift der Aufnahmeeinrichtung gegen sich gelten lassen müssen, vorzunehmen. Postausgabe- und Postverteilungszeiten sind für jeden Werktag durch Aushang bekannt zu machen. Der Ausländer hat sicherzustellen, dass ihm Posteingänge während der Postausgabe- und Postverteilungszeiten in der Aufnahmeeinrichtung ausgehändigt werden können. Zustellungen und formlose Mitteilungen sind mit der Aushändigung an den Ausländer bewirkt; im Übrigen gelten sie am vierten Tag nach Übergabe an die Aufnahmeeinrichtung als bewirkt.

(5) Die Vorschriften über die Ersatzzustellung bleiben unberührt.

[...]

§ 12b AsylG Unentgeltliche Rechtsauskunft

(1) Das Bundesamt gewährt auf Ersuchen des Antragstellers unentgeltlich Rechtsauskunft nach Artikel 16 der Verordnung (EU) 2024/1348 und nach Artikel 21 der Verordnung (EU) 2024/1351.

(2) In den Fällen des Artikels 16 Absatz 3 der Verordnung (EU) 2024/1348 und des Artikels 21 Absatz 7 der Verordnung (EU) 2024/1351 ist die Rechtsauskunft ausgeschlossen.

§ 15 AsylG Allgemeine Mitwirkungspflichten

(1) Der Ausländer ist persönlich verpflichtet, bei der Aufklärung des Sachverhalts mitzuwirken. Dies gilt auch, wenn er sich durch einen Bevollmächtigten vertreten lässt.

(2) Er ist unbeschadet von Artikel 9 Absatz 2 der Verordnung (EU) 2024/1348 und Artikel 17 Absatz 3 der Verordnung (EU) 2024/1351 insbesondere verpflichtet,

1. den mit der Ausführung dieses Gesetzes betrauten Behörden die erforderlichen Angaben wahrheitsgemäß und nach bestem Wissen und Gewissen mündlich und nach Aufforderung auch schriftlich zu machen;
2. das Bundesamt unverzüglich zu unterrichten, wenn ihm ein Aufenthaltstitel erteilt worden ist;
3. den gesetzlichen und behördlichen Anordnungen, sich bei bestimmten Behörden oder Einrichtungen zu melden oder dort persönlich zu erscheinen, Folge zu leisten;
4. seinen Pass oder Passersatz den mit der Ausführung dieses Gesetzes betrauten Behörden vorzulegen, auszuhändigen und zu überlassen;
5. alle erforderlichen Urkunden und sonstigen Unterlagen, die in seinem Besitz sind, den mit der Ausführung dieses Gesetzes betrauten Behörden vorzulegen, auszuhändigen und zu überlassen;
6. im Falle des Nichtbesitzes eines gültigen Passes oder Passersatzes an der Beschaffung eines Identitätspapiers mitzuwirken und auf Verlangen alle Datenträger, die für die Feststellung seiner Identität und Staatsangehörigkeit von Bedeutung sein können und in deren Besitz er ist, den mit der Ausführung dieses Gesetzes betrauten Behörden vorzulegen, auszuhändigen und zu überlassen;
7. die vorgeschriebenen erkennungsdienstlichen Maßnahmen zu dulden.

(3) Erforderliche Urkunden und sonstige Unterlagen nach Absatz 2 Nr. 5 sind insbesondere

1. alle Urkunden und Unterlagen, die neben dem Pass oder Passersatz für die Feststellung der Identität und Staatsangehörigkeit von Bedeutung sein können,
2. von anderen Staaten erteilte Visa, Aufenthaltstitel und sonstige Grenzübertrittspapiere,
3. Flugscheine und sonstige Fahrausweise,
4. Unterlagen über den Reiseweg vom Herkunftsland in das Bundesgebiet, die benutzten Beförderungsmittel und über den Aufenthalt in anderen Staaten nach der Ausreise aus dem Herkunftsland und vor der Einreise in das Bundesgebiet sowie
5. alle sonstigen Urkunden und Unterlagen, auf die der Ausländer sich beruft oder die für die zu treffenden asyl- und ausländerrechtlichen Entscheidungen und Maßnahmen einschließlich der Feststellung und Geltendmachung einer Rückführungsmöglichkeit in einen anderen Staat von Bedeutung sind.

(4) Die mit der Ausführung dieses Gesetzes betrauten Behörden sowie die für die Aufnahmeeinrichtungen nach § 44 Absatz 1 zuständigen Behörden der Länder können den Ausländer und Sachen, die von ihm mitgeführt werden, durchsuchen, wenn der Ausländer seinen Verpflichtungen nach Absatz 2 Nummer 4 und 5 nicht nachkommt sowie nicht gemäß Absatz 2 Nummer 6 auf Verlangen die Datenträger vorlegt, aushändigt oder überlässt und Anhaltspunkte bestehen, dass er im Besitz solcher Unterlagen oder Datenträger ist. Der Ausländer darf nur von einer Person gleichen Geschlechts durchsucht werden.

(5) Durch die Rücknahme des Asylantrags werden die Mitwirkungspflichten des Ausländers nicht beendet.

§ 25 AsylG Anhörung im Asylverfahren (Auszug)

(1) Der Ausländer hat alle Tatsachen und Umstände anzugeben, die einer Abschiebung oder einer Abschiebung in einen bestimmten Staat entgegenstehen.

(2) Ein späteres Vorbringen des Ausländers kann unberücksichtigt bleiben, wenn andernfalls die Entscheidung des Bundesamtes verzögert würde. Artikel 28 Absatz 6 der Verordnung (EU) 2024/1348 bleibt unberührt. Der Ausländer ist hierauf und auf § 36 Absatz 3 Satz 3 hinzuweisen.

[...]

§ 36 Absatz 3 Satz 3 AsylG

Ein Vorbringen, das nach § 25 Absatz 2 im Verwaltungsverfahren unberücksichtigt geblieben ist, sowie Tatsachen und Umstände im Sinne des § 25 Absatz 1, die der Ausländer im Verwaltungsverfahren nicht angegeben hat, kann das Gericht unberücksichtigt lassen, wenn andernfalls die Entscheidung verzögert würde.

§ 69 AsylG Asylverfahrenshaft (Auszug)

(1) Ein Ausländer darf während des Asylverfahrens auf richterliche Anordnung nur in Haft genommen werden (Asylverfahrenshaft),

1. wenn im Rahmen der Überprüfung des Ausländers gemäß Artikel 5 oder 7 der Verordnung (EU) 2024/1356 seine Identität oder Staatsangehörigkeit aus von ihm zu vertretenden Gründen nicht festgestellt werden konnte und konkrete Anhaltspunkte dafür vorliegen, dass er sich der Nachholung dieser Feststellung im Asylverfahren entziehen wird, indem er untertaucht,

2. um sicherzustellen, dass der Ausländer die ihm durch eine Anordnung nach § 68 Absatz 1 Satz 1 oder Absatz 6 Satz 1 oder nach § 68a Absatz 1 Satz 1 oder Absatz 3 Satz 1 auferlegten rechtlichen Pflichten erfüllt, wenn er diesen Pflichten nicht nachgekommen ist, und weiterhin Fluchtgefahr besteht,

[...]

5. wenn von dem Ausländer eine erhebliche Gefahr für Leib und Leben Dritter oder bedeutende Rechtsgüter der inneren Sicherheit ausgeht. In den Fällen des Satzes 1 Nummer 5 beträgt die höchstzulässige Dauer der Haft jeweils einen Monat und kann jeweils bis zu einer Gesamtdauer von zwei Monaten verlängert werden.

(2) Die Anordnung von Asylverfahrenshaft ist unzulässig, wenn sie als Mittel der Zweckerreichung nicht geeignet oder verhältnismäßig ist oder wenn der Zweck der Haft durch ein milderes Mittel erreicht werden kann. Ein milderes Mittel als Haft kann auch die Leistung einer angemessenen Sicherheit durch den Ausländer oder einen Dritten darstellen. Auf das Verfahren zur Aussetzung der Haft gegen Sicherheitsleistung findet § 116a der Strafprozessordnung entsprechende Anwendung. Die Inhaftnahme ist auf die kürzest mögliche Dauer zu

beschränken. Verwaltungsverfahren, auf die Absatz 1 Bezug nimmt, werden mit der gebotenen Sorgfalt durchgeführt. Eine Verlängerung der Haft auf Grund von Verzögerungen in diesen Verwaltungsverfahren ist nur zulässig, wenn diese dem Ausländer zuzurechnen sind.

[...]

(4) Die für den Haftantrag zuständige Behörde kann einen Ausländer ohne vorherige richterliche Anordnung festhalten und vorläufig in Gewahrsam nehmen, wenn

1. dringende Gründe für die Annahme bestehen, dass die Voraussetzungen für die Anordnung von Haft nach Absatz 1 gegeben sind,

2. die richterliche Entscheidung über die Anordnung der Haft nicht vorher eingeholt werden kann und

3. der begründete Verdacht vorliegt, dass sich der Ausländer der Anordnung der Haft entziehen will.

Die Maßnahmen nach Satz 1 sind schriftlich anzuordnen. Der Ausländer ist unverzüglich dem Richter zur Überprüfung der Rechtmäßigkeit der Inhaftnahme und zur Entscheidung über die Fortdauer der Haft vorzuführen. Ist die Fortdauer der Haft nicht bis zum Ablauf des auf die Inhaftnahme folgenden Tages durch richterliche Entscheidung angeordnet, ist der Ausländer freizulassen.

§ 85 AsylG Sonstige Straftaten

(1) Mit Freiheitsstrafe bis zu einem Jahr oder mit Geldstrafe wird bestraft, wer

1. entgegen § 50 Absatz 6, sich nicht unverzüglich zu der angegebenen Stelle begibt,

2. wiederholt einer Aufenthaltsbeschränkung nach § 56 oder § 59b Absatz 1 zuwiderhandelt,

3. einer vollziehbaren Anordnung nach 60 Absatz 2 Satz 1, nicht rechtzeitig nachkommt,

4. entgegen 61 Absatz 1, eine Erwerbstätigkeit ausübt,

5. entgegen § 15 Absatz 2 Nummer 1 wider besseres Wissen eine erforderliche Angabe zu seinem Alter, seiner Identität oder seiner Staatsangehörigkeit nicht, nicht richtig oder nicht vollständig macht, soweit nicht die Tat in Absatz 2 mit Strafe bedroht ist oder

6. entgegen § 15 Absatz 2 Nummer 4 bis 6 einen Pass, Passersatz, erforderliche Urkunden, sonstige Unterlagen oder Datenträger nicht vorlegt, aushändigt oder überlässt.

(2) Mit Freiheitsstrafe bis zu drei Jahren oder mit Geldstrafe wird bestraft, wer im Asylverfahren vor dem Bundesamt oder im gerichtlichen Verfahren unrichtige oder unvollständige Angaben macht oder benutzt, um

1. die Anerkennung als Asylberechtigter, die Zuerkennung internationalen Schutzes im Sinne des § 1 Absatz 1 Nummer 2 oder die Feststellung der Voraussetzungen des § 60 Absatz 5 oder Absatz 7 des Aufenthaltsgesetzes zu erreichen oder

2. den Entzug der Anerkennung als Asylberechtigter, der Zuerkennung internationalen Schutzes im Sinne des § 1 Absatz 1 Nummer 2 den Widerruf oder die Rücknahme oder der Feststellung der Voraussetzungen des § 60 Absatz 5 oder Absatz 7 Satz 1 des Aufenthaltsgesetzes abzuwenden.

Artikel 9 AsylVfVO Pflichten des Antragstellers

(1) Der Antragsteller stellt den Antrag in dem Mitgliedstaat gemäß Artikel 9 Absätze 1 und 2 der Verordnung (EU) 2024/1351.

(2) Der Antragsteller kooperiert in den unter diese Verordnung fallenden Angelegenheiten uneingeschränkt mit den zuständigen Behörden gemäß Artikel 4, insbesondere indem er

a) die in Artikel 27 Absatz 1 Buchstaben a, b und d genannten Daten bereitstellt;

- b) eine Begründung angibt, wenn er nicht im Besitz eines Identitäts- oder Reisedokuments ist;
- c) Angaben zu etwaigen Änderungen in Bezug auf Aufenthaltsort, Anschrift, Telefonnummer oder E-Mail-Adresse macht;
- d) biometrische Daten zur Verfügung stellt;
- e) seinen Antrag gemäß Artikel 28 einreicht und während des gesamten Verfahrens verfügbar bleibt;
- f) die in seinem Besitz befindlichen und für die Prüfung des Antrags relevanten Dokumente so schnell wie möglich aushändigt;
- g) an der persönlichen Anhörung unbeschadet des Artikels 13 teilnimmt;
- h) im Hoheitsgebiet des Mitgliedstaats verbleibt, in dem er sich gemäß Artikel 17 Absatz 4 der Verordnung (EU) 2024/1351 aufzuhalten hat.

Beschließen die zuständigen Behörden, Dokumente gemäß Unterabsatz 1 Buchstabe f einzubehalten, so stellen sie sicher, dass der Antragsteller unverzüglich Kopien der Originale erhält. Im Falle einer Überstellung gemäß Artikel 46 der Verordnung (EU) 2024/1351 händigen die zuständigen Behörden dem Antragsteller diese Dokumente zum Zeitpunkt der Überstellung wieder aus. Artikel 40 AsylVfVO Ausdrückliche Rücknahme von Anträgen

(1) Ein Antragsteller kann seinen Antrag aus eigener Initiative zu jedem Zeitpunkt des Verfahrens zurücknehmen. Der Antrag wird vom Antragsteller persönlich schriftlich zurückgenommen, oder von seinem Rechtsberater, der seine rechtliche Vertretung ausübt, nach Maßgabe des nationalen Rechts abgegeben.

(2) Die zuständigen Behörden unterrichten den Antragsteller zum Zeitpunkt der Rücknahme des Antrags in einer Sprache, die er versteht oder von der vernünftigerweise angenommen werden kann, dass er sie versteht, gemäß Artikel 8 Absatz 2 Buchstabe c über alle verfahrensrechtlichen Folgen dieser Rücknahme.

(3) Findet die ausdrückliche Rücknahme vor einer anderen zuständigen Behörde als der Asylbehörde statt, so unterrichtet diese Behörde die Asylbehörde über diese Rücknahme. Die Asylbehörde erlässt eine Entscheidung, mit der erklärt wird, dass der Antrag ausdrücklich zurückgenommen wurde. Diese Entscheidung ist endgültig und kann nicht mit einem Rechtsbehelf gemäß Kapitel V dieser Verordnung angefochten werden.

(4) Hat die Asylbehörde in der Phase, in der der Antrag vom Antragsteller ausdrücklich zurückgenommen wurde, bereits festgestellt, dass der Antragsteller die Voraussetzungen für die Zuerkennung des internationalen Schutzes gemäß der Verordnung (EU) 2024/1347 nicht erfüllt, so kann sie trotzdem die Entscheidung treffen, den Antrag als unbegründet oder offensichtlich unbegründet abzulehnen.

Artikel 41 AsylVfVO Stillschweigende Rücknahme von Anträgen

(1) Ein Antrag wird für stillschweigend zurückgenommen erklärt, wenn

- a) der Antragsteller seinen Antrag ohne rechtfertigenden Grund nicht gemäß Artikel 28 eingereicht hat, obwohl er die tatsächliche Gelegenheit dazu hatte;
- b) der Antragsteller die Zusammenarbeit verweigert, indem er die Informationen gemäß Artikel 27 Absatz 1 Buchstaben a und b nicht angibt oder seine biometrischen Daten nicht erfassen lässt;
- c) der Antragsteller sich weigert, seine Anschrift

anzugeben, wenn er eine hat, es sei denn, die zuständigen Behörden stellen eine Unterkunft bereit;

d) der Antragsteller ohne rechtfertigenden Grund nicht an einer persönlichen Anhörung teilgenommen hat, obwohl er gemäß Artikel 13 dazu verpflichtet war, oder ohne rechtfertigenden Grund die Beantwortung von Fragen während der Anhörung insoweit abgelehnt hat, als dadurch das Ergebnis der Anhörung nicht ausreicht, um über die Begründetheit des Antrags zu entscheiden;

e) der Antragsteller seinen Meldepflichten gemäß Artikel 9 Absatz 4 wiederholt nicht nachgekommen ist oder der zuständigen Behörde oder den Justizbehörden nicht weiterhin zur Verfügung steht, es sei denn, er kann nachweisen, dass diese Nichtverfügbarkeit auf bestimmte Umstände zurückzuführen ist, die sich seinem Einfluss entziehen;

f) der Antragsteller den Antrag in einem anderen als dem in Artikel 17 Absätze 1 und 2 der Verordnung (EU) 2024/1351 vorgesehenen Mitgliedstaat eingereicht hat und sich bis zur Bestimmung des zuständigen Mitgliedstaats oder gegebenenfalls bis zur Durchführung des Überstellungsverfahrens nicht im vorgesehenen Mitgliedstaat aufhält.

(2) Handelt es sich bei der Behörde, die prüft, ob der Antrag stillschweigend zurückgenommen wurde, um eine andere zuständige Behörde als die Asylbehörde, und ist diese Behörde der Auffassung, dass der Antrag als stillschweigend zurückgenommen zu betrachten ist, so unterrichtet diese Behörde die Asylbehörde entsprechend. Die Asylbehörde erlässt eine Entscheidung, mit der erklärt wird, dass der Antrag stillschweigend zurückgenommen wurde.

(3) Ist der Antragsteller anwesend, so unterrichtet die zuständige Behörde ihn zum Zeitpunkt der Rücknahme in einer Sprache, die er versteht oder von der vernünftigerweise angenommen werden kann, dass er sie versteht, gemäß Artikel 8 Absatz 2 Buchstabe c über alle verfahrensrechtlichen Folgen dieser Rücknahme.

(4) Die zuständige Behörde kann das Verfahren aussetzen, um dem Antragsteller die Möglichkeit zu geben, Unterlassungen oder Handlungen gemäß Absatz 1 zu begründen oder zu berichtigen, bevor eine Entscheidung ergeht, mit der der Antrag für stillschweigend zurückgenommen erklärt wird.

(5) Ein Antrag kann als unbegründet oder offensichtlich unbegründet abgelehnt werden, wenn die Asylbehörde in der Phase, in der der Antrag stillschweigend zurückgenommen wurde, bereits festgestellt hat, dass der Antragsteller nicht die Voraussetzungen für die Zuerkennung des internationalen Schutzstatus gemäß der Verordnung (EU) 2024/1347 erfüllt.

Anlage II zu § 29a AsylG – Sichere Herkunftsstaaten Albanien

Bosnien und Herzegowina

Georgien

Ghana

Kosovo

Moldau (Republik)

Montenegro

Nordmazedonien

Senegal

Serbien

§ 1 Verordnung zur Bestimmung von sicheren Herkunftsstaaten für den internationalen Schutz

Sichere Herkunftsstaaten im Sinne des § 29b AsylG sind:

1. Albanien

2. Bosnien und Herzegowina
3. Georgien
4. Ghana
5. Kosovo
6. Moldau, Republik
7. Montenegro
8. Nordmazedonien
9. Senegal
10. Serbien